



# Punjab Government Gazette

## EXTRAORDINARY

*Published by Authority*

CHANDIGARH, TUESDAY, JULY 22, 2025

(ASADHA 31, 1947 SAKA)

ਵਿਧਾਨਕ ਅਨੁਪੂਰਕ

ਮਜ਼ਮੂਨ

ਪੰਨੇ

ਭਾਗ I

ਐਕਟ

ਐਮਿਟੀ ਯੂਨੀਵਰਸਿਟੀ, ਪੰਜਾਬ ਐਕਟ, 2021  
(2021 ਦਾ ਪੰਜਾਬ ਐਕਟ ਨੰ.6)

... 187-211

ਭਾਗ II

ਆਰਡੀਨੈਂਸ

ਕੋਈ ਨਹੀਂ

ਭਾਗ III

ਅਧੀਨ ਵਿਧਾਨਕਾਰੀ

ਕੋਈ ਨਹੀਂ

ਭਾਗ IV

ਦਰੁਸਤੀ ਪਰਚੀਆਂ, ਪੁਨਰ ਪ੍ਰਕਾਸ਼ਨਾਵਾਂ

ਅਤੇ ਬਦਲੇ ਪੰਨੇ

ਕੋਈ ਨਹੀਂ

ਭਾਗ -1  
ਪੰਜਾਬ ਸਰਕਾਰ  
ਕਾਨੂੰਨੀ ਅਤੇ ਵਿਧਾਨਿਕ ਕਾਰ-ਵਿਹਾਰ ਵਿਭਾਗ  
ਅਧਿਸੂਚਨਾ  
ਮਿਤੀ 21 ਜੁਲਾਈ, 2025

ਨੰ: 22/ਭ.ਕ./2025.- ਐਮਿਟੀ ਯੂਨੀਵਰਸਿਟੀ, ਪੰਜਾਬ ਐਕਟ, 2021 ਦਾ ਪੰਜਾਬੀ ਅਨੁਵਾਦ ਰਾਜਪਾਲ ਪੰਜਾਬ ਦੀ ਸਤਾ ਨਾਲ ਪ੍ਰਕਾਸ਼ਤ ਕੀਤਾ ਜਾਂਦਾ ਹੈ ਅਤੇ ਪੰਜਾਬ ਰਾਜ ਭਾਸ਼ਾ ਐਕਟ, 1967 (1967 ਦਾ ਪੰਜਾਬ ਐਕਟ ਨੰ: 5) ਦੀ ਧਾਰਾ 6-ਓ ਅਧੀਨ ਇਹ ਉਸ ਦਾ ਸੱਤਾਯੁਕਤ ਪਾਠ ਸਮਝਿਆ ਜਾਵੇਗਾ।

DEPARTMENT OF LEGAL AND LEGISLATIVE AFFAIRS  
NOTIFICATION  
The 21<sup>st</sup> July, 2025

**No.22/L.C./2025.-** The Translation in Punjabi of the Amity University, Punjab Act, 2021 is hereby published under the authority of the Governor of Punjab and shall be deemed to be the authoritative text thereof in Punjabi under section 6-A of the Punjab Official Language Act, 1967 (Punjab Act No. 5 of 1967).

ਐਮਿਟੀ ਯੂਨੀਵਰਸਿਟੀ, ਪੰਜਾਬ ਐਕਟ, 2021

(2021 ਦਾ ਪੰਜਾਬ ਐਕਟ ਨੰ: 6)

ਪੰਜਾਬ ਰਾਜ ਵਿੱਚ ਪੇਸ਼ੇਵਰ, ਡਾਕਟਰੀ, ਤਕਨੀਕੀ, ਆਮ ਸਿੱਖਿਆ, ਭਾਸ਼ਾ ਅਤੇ ਸਾਹਿਤ ਅਤੇ ਇਸ ਨਾਲ ਸਬੰਧਤ ਅਤੇ/ ਜਾਂ ਉਸਦੇ ਅਨੁਸੰਗਕ ਮਾਮਲਿਆਂ ਸਮੇਤ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਹਦਾਇਤਾਂ, ਅਧਿਆਪਨ, ਸਿੱਖਿਆ, ਖੋਜ, ਸਿਖਲਾਈ ਅਤੇ ਸਾਰੇ ਪੱਧਰਾਂ ਦੀਆਂ ਸਬੰਧਤ ਗਤੀਵਿਧੀਆਂ ਦੀ ਵਿਵਸਥਾ ਕਰਨ ਦੇ ਪ੍ਰਯੋਜਨਾਂ ਨਾਲ ਐਮਿਟੀ ਯੂਨੀਵਰਸਿਟੀ, ਪੰਜਾਬ ਦੇ ਨਾਂ ਨਾਲ ਜਾਣੀ ਜਾਣ ਵਾਲੀ ਇੱਕ ਯੂਨੀਵਰਸਿਟੀ ਸਥਾਪਤ ਅਤੇ ਨਿਗਮਤ ਕਰਨ ਲਈ ਇੱਕ ਐਕਟ;

ਜਦੋਂ ਕਿ ਸੋਸਾਇਟੀਜ਼ ਰਜਿਸਟਰੇਸ਼ਨ ਐਕਟ, 1860 (1860 ਦਾ XXI) ਅਧੀਨ ਰਜਿਸਟਰਸ਼ੁਦਾ ਰਿੱਤਨੰਦ ਬਲਵੇਦ ਸਿੱਖਿਆ ਫਾਊਂਡੇਸ਼ਨ ਵੱਲੋਂ ਪੰਜਾਬ ਨਿੱਜੀ ਯੂਨੀਵਰਸਿਟੀ ਨੀਤੀ, 2010 ਦੇ ਆਧਾਰ ਤੇ ਪੰਜਾਬ ਰਾਜ ਵਿੱਚ ਸਵੈ-ਵਿੱਤੀ ਪੋਸ਼ਣ ਨਾਲ ਉਚੇਰੀ ਸਿੱਖਿਆ ਦੇ ਸਾਰੇ ਪੱਧਰਾਂ ਤੇ ਸਾਰੇ ਸਮਯੋਗਤਾ ਵਰਗਾਂ ਵਿੱਚ ਵਿਵਸਥਾ ਕਰਨ ਸਬੰਧੀ ਯੂਨੀਵਰਸਿਟੀ ਸਥਾਪਤ ਕਰਨ ਲਈ ਰਾਜ ਸਰਕਾਰ ਨੂੰ ਤਜਵੀਜ਼ ਪੇਸ਼ ਕੀਤੀ ਗਈ ਸੀ;

ਜਦੋਂ ਕਿ ਰਾਜ ਸਰਕਾਰ ਉਕਤ ਦਰਸਾਈ ਗਈ ਫਾਊਂਡੇਸ਼ਨ ਦੀ ਤਜਵੀਜ਼ ਨੂੰ ਧਿਆਨ ਨਾਲ ਵਿਚਾਰਦੇ ਹੋਏ ਇਸ ਨਤੀਜੇ ਤੇ ਪਹੁੰਚੀ ਕਿ ਉਕਤ ਫਾਊਂਡੇਸ਼ਨ ਯੂਨੀਵਰਸਿਟੀ ਸਥਾਪਤ ਕਰਨ ਅਤੇ ਉਸ ਨੂੰ ਚਲਾਉਣ ਦੇ ਯੋਗ ਹੈ ਅਤੇ ਇਸ ਅਨੁਸਾਰ ਹੀ ਰਾਜ ਸਰਕਾਰ ਵੱਲੋਂ ਦਰਸਾਈ ਗਈ ਨਿੱਜੀ ਯੂਨੀਵਰਸਿਟੀ ਸਥਾਪਤ ਕਰਨ ਲਈ ਉਨ੍ਹਾਂ ਦੀ ਤਜਵੀਜ਼ ਪ੍ਰਵਾਨ ਕਰ ਲਈ ਗਈ ਹੈ;

ਅਤੇ ਜਦੋਂ ਕਿ ਉਕਤ ਹਵਾਲਾ ਕੀਤੇ ਗਏ ਹਾਲਾਤਾਂ ਵਿੱਚ, ਉਪਰੋਕਤ ਦਰਸਾਏ ਗਏ ਪ੍ਰਯੋਜਨਾਂ ਲਈ ਐਮਿਟੀ ਯੂਨੀਵਰਸਿਟੀ, ਪੰਜਾਬ ਦੀ ਜਲਦੀ ਸਥਾਪਨਾ ਕਰਨੀ ਉਚਿਤ ਸਮਝੀ ਜਾਂਦੀ ਹੈ।

ਭਾਰਤ ਗਣਰਾਜ ਦੇ ਬਹੁਤਰਵੇਂ ਸਾਲ ਵਿੱਚ ਪੰਜਾਬ ਰਾਜ ਦੇ ਵਿਧਾਨ ਮੰਡਲ ਦੁਆਰਾ ਹੇਠ ਲਿਖੇ ਅਨੁਸਾਰ ਇਹ ਐਕਟ ਬਣੇ:-

ਸੰਖੇਪ ਨਾਂ ਅਤੇ  
ਅਰੰਭ।

1. (1) ਇਸ ਐਕਟ ਨੂੰ ਐਮਿਟੀ ਯੂਨੀਵਰਸਿਟੀ, ਪੰਜਾਬ ਐਕਟ, 2021 ਕਿਹਾ ਜਾ ਸਕੇਗਾ।

(2) ਇਹ ਸਰਕਾਰੀ ਗਜ਼ਟ ਵਿੱਚ ਪ੍ਰਕਾਸ਼ਤ ਹੋਣ ਦੀ ਮਿਤੀ ਤੋਂ ਨਾਫ਼ਜ਼ ਅਤੇ ਪ੍ਰਭਾਵੀ ਹੋਵੇਗਾ।

ਪਰਿਭਾਸ਼ਾਵਾਂ।

2. ਇਸ ਐਕਟ ਵਿੱਚ, ਜੇਕਰ ਪ੍ਰਸੰਗ ਹੋਰ ਤਰ੍ਹਾਂ ਨਾ ਲੋੜੇ,-

- (ੳ) 'ਅਕਾਦਮਿਕ ਕੌਂਸਲ' ਦਾ ਮਤਲਬ ਹੈ ਯੂਨੀਵਰਸਿਟੀ ਦੀ ਅਕਾਦਮਿਕ ਕੌਂਸਲ;
- (ਅ) 'ਅਥਾਰਟੀਆਂ' ਦਾ ਮਤਲਬ ਹੈ ਯੂਨੀਵਰਸਿਟੀ ਦੀਆਂ ਅਥਾਰਟੀਆਂ;
- (ੲ) 'ਪ੍ਰਬੰਧ-ਬੋਰਡ' ਦਾ ਮਤਲਬ ਹੈ ਯੂਨੀਵਰਸਿਟੀ ਦਾ ਪ੍ਰਬੰਧ ਬੋਰਡ;
- (ਸ) 'ਅਧਿਐਨ ਬੋਰਡ' ਦਾ ਮਤਲਬ ਹੈ ਸ਼ਾਸਕ ਬਾਡੀ ਦੁਆਰਾ ਗਠਤ ਕੀਤੀ ਗਈ ਇੱਕ ਬਾਡੀ;
- (ਹ) 'ਕੈਂਪਸ' ਦਾ ਮਤਲਬ ਹੈ ਜੁੜਵਾਂ ਖੇਤਰ ਜਿਸ ਵਿੱਚ ਯੂਨੀਵਰਸਿਟੀ ਸਥਿਤ ਹੈ;
- (ਕ) 'ਚਾਂਸਲਰ' ਦਾ ਮਤਲਬ ਹੈ ਯੂਨੀਵਰਸਿਟੀ ਦਾ ਚਾਂਸਲਰ;
- (ਖ) 'ਮੁੱਖ ਵਿੱਤ ਅਤੇ ਲੇਖਾ ਅਫ਼ਸਰ' ਦਾ ਮਤਲਬ ਹੈ ਯੂਨੀਵਰਸਿਟੀ ਦਾ ਮੁੱਖ ਵਿੱਤ ਅਤੇ ਲੇਖਾ ਅਫ਼ਸਰ;
- (ਗ) 'ਡੀਨ' ਦਾ ਮਤਲਬ ਹੈ ਯੂਨੀਵਰਸਿਟੀ ਦਾ ਡੀਨ;
- (ਘ) 'ਵਿੱਤ ਕਮੇਟੀ' ਦਾ ਮਤਲਬ ਹੈ ਯੂਨੀਵਰਸਿਟੀ ਦੀ ਵਿੱਤ ਕਮੇਟੀ;

- (ਕ) 'ਫਾਊਂਡੇਸ਼ਨ' ਦਾ ਮਤਲਬ ਹੈ ਸੋਸਾਇਟੀ ਰਜਿਸਟਰੇਸ਼ਨ ਐਕਟ, 1860 (1860 ਦਾ XXI) ਅਧੀਨ ਰਜਿਸਟਰੇਸ਼ਨ ਦਾ ਰਿਤਨੰਦ ਬਲਵੇਦ ਸਿੱਖਿਆ ਫਾਊਂਡੇਸ਼ਨ (RBEF);
- (ਚ) 'ਸ਼ਾਸਕ ਬਾਡੀ' ਦਾ ਮਤਲਬ ਹੈ ਯੂਨੀਵਰਸਿਟੀ ਦੀ ਸ਼ਾਸਕ ਬਾਡੀ;
- (ਛ) 'ਸੰਸਥਾ' ਦਾ ਮਤਲਬ ਹੈ ਕੈਂਪਸ ਅੰਦਰ ਯੂਨੀਵਰਸਿਟੀ ਦੁਆਰਾ ਸਥਾਪਤ ਕੀਤੀ ਗਈ, ਚਲਾਈ ਜਾ ਰਹੀ, ਪ੍ਰਬੰਧ ਕੀਤੀ ਗਈ, ਮਾਨਤਾ ਪ੍ਰਾਪਤ ਜਾਂ ਗਠਤ ਕੀਤੀ ਗਈ ਕੋਈ ਸੰਸਥਾ ਜਾਂ ਕਾਲਜ ਜਾਂ ਅਕਾਦਮਿਕ ਕੇਂਦਰ (ਜੋ ਕਿ ਕਿਸੇ ਵੀ ਨਾਂ ਨਾਲ ਜਾਣਿਆ ਜਾਂਦਾ ਹੋਵੇ);
- (ਜ) 'ਮੁਕੱਰਰ' ਦਾ ਮਤਲਬ ਹੈ ਪ੍ਰਵਿਧਾਨਾਂ, ਆਰਡੀਨੈਂਸਾਂ ਅਤੇ ਵਿਨਿਯਮਾਂ ਦੁਆਰਾ ਮੁਕੱਰਰ ਕੀਤਾ ਗਿਆ;
- (ਝ) 'ਪ੍ਰਧਾਨ' ਦਾ ਮਤਲਬ ਹੈ ਫਾਊਂਡੇਸ਼ਨ ਦਾ ਪ੍ਰਧਾਨ;
- (ਵ) 'ਰਜਿਸਟਰਾਰ' ਦਾ ਮਤਲਬ ਹੈ ਯੂਨੀਵਰਸਿਟੀ ਦਾ ਰਜਿਸਟਰਾਰ;
- (ਟ) 'ਰਾਜ ਸਰਕਾਰ' ਦਾ ਮਤਲਬ ਹੈ ਪੰਜਾਬ ਰਾਜ ਦੀ ਸਰਕਾਰ;
- (ਠ) 'ਪ੍ਰਵਿਧਾਨਾਂ', 'ਆਰਡੀਨੈਂਸਾਂ' ਅਤੇ 'ਵਿਨਿਯਮਾਂ' ਦਾ ਮਤਲਬ ਹੈ ਇਸ ਐਕਟ ਅਧੀਨ ਬਣੇ ਯੂਨੀਵਰਸਿਟੀ ਦੇ 'ਪ੍ਰਵਿਧਾਨ', 'ਆਰਡੀਨੈਂਸ' ਅਤੇ 'ਵਿਨਿਯਮ';
- (ਡ) 'ਅਧਿਆਪਕ', ਜਿਸ ਵਿੱਚ ਪ੍ਰੋਫੈਸਰ, ਐਸੋਸੀਏਟ ਪ੍ਰੋਫੈਸਰ, ਸਹਾਇਕ ਪ੍ਰੋਫੈਸਰ ਅਤੇ ਕੋਈ ਅਜਿਹਾ ਦੂਸਰਾ ਵਿਅਕਤੀ ਜੋ ਯੂਨੀਵਰਸਿਟੀ ਜਾਂ ਇਸ ਦੀਆਂ ਕਿਸੇ ਸੰਸਥਾਵਾਂ ਜਾਂ ਕਿਸੇ ਕੇਂਦਰਾਂ ਵਿੱਚ ਸਿੱਖਿਆ ਦਿੰਦਾ ਹੈ, ਸ਼ਾਮਲ ਹਨ;
- (ਢ) 'ਯੂਨੀਵਰਸਿਟੀ' ਦਾ ਮਤਲਬ ਹੈ ਇਸ ਐਕਟ ਦੀ ਧਾਰਾ 3 ਅਧੀਨ ਸਥਾਪਤ ਐਮਿਟੀ ਯੂਨੀਵਰਸਿਟੀ, ਪੰਜਾਬ;
- (ਢ) 'ਵਾਈਸ-ਚਾਂਸਲਰ' ਦਾ ਮਤਲਬ ਹੈ ਯੂਨੀਵਰਸਿਟੀ ਦਾ ਵਾਈਸ-ਚਾਂਸਲਰ; ਅਤੇ
- (ਣ) 'ਵਿਜ਼ਿਟਰ' ਦਾ ਮਤਲਬ ਹੈ ਯੂਨੀਵਰਸਿਟੀ ਦਾ ਵਿਜ਼ਿਟਰ।

3. (1) ਪੰਜਾਬ ਰਾਜ ਵਿੱਚ ਐਮਿਟੀ ਯੂਨੀਵਰਸਿਟੀ, ਪੰਜਾਬ ਦੇ ਨਾਂ ਨਾਲ ਇੱਕ ਪ੍ਰਾਈਵੇਟ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ।

ਯੂਨੀਵਰਸਿਟੀ ਦੀ  
ਸਥਾਪਨਾ।

(2) ਯੂਨੀਵਰਸਿਟੀ ਇਸ ਐਕਟ ਦੇ ਉਪਬੰਧਾਂ ਦੀ ਅਨੁਸਾਰਤਾ ਵਿੱਚ ਫਾਊਂਡੇਸ਼ਨ ਦੁਆਰਾ ਚਲਾਈ ਅਤੇ ਉਸ ਦੁਆਰਾ ਉਸਦਾ ਪ੍ਰਬੰਧ ਕੀਤਾ ਜਾਵੇਗਾ।

(3) ਯੂਨੀਵਰਸਿਟੀ ਉਪ-ਧਾਰਾ (1) ਵਿੱਚ ਜ਼ਿਕਰ ਕੀਤੇ ਨਾਂ ਦੁਆਰਾ ਇੱਕ ਨਿਗਮਤ ਬਾਡੀ ਹੋਵੇਗੀ ਅਤੇ ਇਸ ਦਾ ਸਦੀਵੀ ਉਤਰਾਧਿਕਾਰ ਹੋਵੇਗਾ ਅਤੇ ਇਸ ਦੀ ਇੱਕ ਸਾਂਝੀ ਮੁਹਰ ਹੋਵੇਗੀ। ਇਸ ਕੋਲ ਚੱਲ ਅਤੇ ਅਚੱਲ ਦੇਵੇਂ ਤਰ੍ਹਾਂ ਦੀਆਂ ਸੰਪੱਤੀਆਂ ਨੂੰ ਅਰਜਤ ਕਰਨ, ਪੱਟੇ ਤੇ ਦੇਣ, ਧਾਰਨ ਕਰਨ, ਗਿਰਵੀ ਕਰਨ ਅਤੇ ਉਸ ਦਾ ਨਿਬੇੜਾ ਕਰਨ ਅਤੇ ਮੁਆਇਦਾ ਕਰਨ ਦੀ ਸ਼ਕਤੀ ਹੋਵੇਗੀ ਅਤੇ ਉਕਤ ਨਾਂ ਨਾਲ ਉਹ ਦਾਵਾ ਕਰ ਸਕੇਗੀ ਅਤੇ ਉਸ ਤੇ ਦਾਵਾ ਕੀਤਾ ਜਾ ਸਕੇਗਾ।

(4) ਯੂਨੀਵਰਸਿਟੀ ਦਾ ਸਦਰ-ਮੁਕਾਮ ਡੀ 4, ਬਲਾਕ-ਡੀ, ਸੈਕਟਰ 82, ਅਲਫ਼ਾ, ਆਈ.ਟੀ. ਸਿਟੀ, ਐਸ.ਏ.ਐਸ. ਨਗਰ, ਪੰਜਾਬ ਵਿਖੇ ਹੋਵੇਗਾ।

(5) ਯੂਨੀਵਰਸਿਟੀ ਸਵੈ-ਵਿੱਤ ਪੋਸ਼ਣ ਹੋਵੇਗੀ ਅਤੇ ਇਹ ਰਾਜ ਸਰਕਾਰ ਪਾਸੋਂ ਕੋਈ ਗ੍ਰਾਂਟ ਜਾਂ ਕਿਸੇ ਹੋਰ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਹੱਕਦਾਰ ਨਹੀਂ ਹੋਵੇਗੀ।

ਯੂਨੀਵਰਸਿਟੀ ਦੇ ਉਦੇਸ਼।

4. ਯੂਨੀਵਰਸਿਟੀ ਦੇ ਹੇਠ-ਲਿਖੇ ਉਦੇਸ਼ ਹੋਣਗੇ,-

- (i) ਪੇਸ਼ੇਵਰ, ਡਾਕਟਰੀ, ਅਰਧ-ਚਕਿਤਸਕ, ਭਾਰਤੀ ਦਵਾਈਆਂ, ਤਕਨੀਕੀ, ਆਮ ਸਿੱਖਿਆ, ਈ-ਲਰਨਿੰਗ ਅਤੇ ਆਨਲਾਈਨ ਸਿੱਖਿਆ ਸਮੇਤ ਉਚੇਰੀ ਸਿੱਖਿਆ ਦੇ ਸਾਰੇ ਖੇਤਰਾਂ ਵਿੱਚ ਸਾਰੇ ਪੱਧਰਾਂ ਤੇ ਹਦਾਇਤਾਂ, ਅਧਿਆਪਨ, ਸਿੱਖਿਆ, ਖੋਜ ਅਤੇ ਸਿਖਲਾਈ ਪ੍ਰਦਾਨ ਕਰਨੀ ਅਤੇ ਯੂਨੀਵਰਸਿਟੀ ਦੁਆਰਾ ਜਿਵੇਂ ਜ਼ਰੂਰੀ ਸਮਝਿਆ ਜਾਵੇ, ਸਿੱਖਿਆ ਦੇ ਉਨ੍ਹਾਂ ਸਾਰੇ ਤਰੀਕਿਆਂ ਦੁਆਰਾ ਜੋ ਭਵਿੱਖ ਵਿੱਚ ਆ ਸਕਦੇ ਹੋਣ, ਜਾਂ ਮਹੱਤਵਪੂਰਨ ਬਣ ਸਕਦੇ ਹੋਣ, ਸਮਾਜ ਅਤੇ ਉਦਯੋਗ ਦੀ ਆਮ ਜ਼ਰੂਰਤ ਅਨੁਸਾਰ ਅਜਿਹੇ ਹੋਰ ਸਮਯੋਗਤਾ ਵਰਗ ਵਿੱਚ ਅਤੇ ਵਿਸ਼ੇ ਵਿੱਚ ਸਿੱਖਿਆ ਅਤੇ ਸਿਖਲਾਈ ਨੂੰ ਲਗਾਤਾਰ ਜਾਰੀ ਰੱਖਣਾ;
- (ii) ਪੇਂਡੂ ਵਿਦਿਆਰਥੀਆਂ ਦੇ ਅਕਾਦਮਿਕ ਟੀਚਿਆਂ ਨੂੰ ਪ੍ਰਫੁੱਲਤ ਕਰਨਾ;
- (iii) ਉਦਯੋਗ ਆਧਾਰਤ ਅਧਿਆਪਨ, ਸਿਖਲਾਈ ਅਤੇ ਖੋਜ ਦੇ ਵਿਸਤਾਰ ਪ੍ਰੋਗਰਾਮਾਂ ਨੂੰ ਆਪਣੇ ਜ਼ਿੰਮੇ ਲੈਣਾ ਅਤੇ ਸਮਾਜ ਦੇ ਵਿਕਾਸ ਵਿੱਚ ਯੋਗਦਾਨ ਦੇਣ ਦੀ ਦ੍ਰਿਸ਼ਟੀ ਤੋਂ ਰੁਜ਼ਗਾਰ ਯੋਗ ਹੁਨਰ ਪ੍ਰਦਾਨ ਕਰਨਾ;

- (iv) ਖੋਜ, ਸਿਰਜਨ, ਗਿਆਨ, ਬੁੱਧੀ ਅਤੇ ਸਮਝ ਦੀ ਉੱਨਤੀ ਅਤੇ ਪ੍ਰਸਾਰ ਕਰਨ ਲਈ ਵਿਵਸਥਾ ਕਰਨਾ;
- (v) ਅਕਾਦਮਿਕ ਉਦਯੋਗ ਸਬੰਧ ਲਈ ਮੁੱਖ ਉਦਯੋਗਿਕ ਘਰਾਣਿਆਂ ਨੂੰ ਕੈਂਪਸ ਵਿੱਚ ਉਹਨਾਂ ਦੇ ਸੰਬੰਧਤ ਨਿਗਮਤ ਸੰਸਥਾਵਾਂ ਨੂੰ ਸਥਾਪਤ ਕਰਨ ਲਈ ਉਤਸ਼ਾਹਿਤ ਅਤੇ ਪ੍ਰੇਰਿਤ ਕਰਨਾ;
- (vi) ਗਿਆਨ ਦਾ ਪ੍ਰਸਾਰ ਕਰਨਾ ਤਾਂ ਜੋ ਇਸ ਨੂੰ ਸਮਾਜ ਦੀ ਹਰ ਸ਼੍ਰੇਣੀ ਤੱਕ ਪਹੁੰਚਯੋਗ ਬਣਾਇਆ ਜਾ ਸਕੇ;
- (vii) ਪੰਜਾਬੀ ਅਧਿਐਨ ਨੂੰ ਤਰੱਕੀ ਦੇਣਾ, ਪੰਜਾਬੀ ਭਾਸ਼ਾ ਅਤੇ ਸਾਹਿਤ ਦੀ ਖੋਜ ਲਈ ਵਿਵਸਥਾ ਕਰਨਾ, ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਵਿਕਾਸ ਲਈ ਉਪਾਅ ਕਰਨੇ;
- (viii) ਰਾਜ ਸਰਕਾਰ ਦੀ ਪ੍ਰਵਾਨਗੀ ਨਾਲ ਤਤਵਰਤੀ ਵਿਨਿਯਮਾਂ ਦੀ ਅਨੁਸਾਰਤਾ ਵਿੱਚ ਇਸ ਦੇ ਅਧਿਕਾਰ-ਖੇਤਰ ਵਿੱਚ ਅਧਿਐਨ ਕੇਂਦਰ, ਕੈਂਪਸ, ਕੇਂਦਰ ਖੋਲ੍ਹਣੇ;
- (ix) ਕੈਂਪਸ ਤੋਂ ਪਰ੍ਹੇ ਕੇਂਦਰ, ਦੂਜੇ ਦੇਸ਼ ਵਿੱਚ ਕੈਂਪਸ, ਅਧਿਐਨ ਕੇਂਦਰ ਅਤੇ ਜ਼ੋਨਲ ਜਾਂ ਖੇਤਰੀ ਕੇਂਦਰ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਾਂ ਉਸ ਦੇ ਬਰਾਬਰ ਦੀ ਬਾਡੀ ਜੋ ਕਿ ਕੇਂਦਰੀ ਸਰਕਾਰ ਦੁਆਰਾ ਸਥਾਪਤ ਹੋਵੇ ਅਤੇ ਰਾਜ ਸਰਕਾਰ ਦੀ ਪ੍ਰਵਾਨਗੀ ਨਾਲ ਸਥਾਪਤ ਕਰਨਾ; ਅਤੇ
- (x) ਅਜਿਹੇ ਸਭ ਕਾਰਜਾਂ ਨੂੰ ਕਰਨਾ ਜਿਵੇਂ ਕਿ ਯੂਨੀਵਰਸਿਟੀ ਦੇ ਉਦੇਸ਼ਾਂ ਨੂੰ ਵਧਾਵਾ ਦੇਣ ਲਈ ਜ਼ਰੂਰੀ ਜਾਂ ਵਾਂਛਣੀ ਹੋਣ।

5. ਯੂਨੀਵਰਸਿਟੀ ਦੀਆਂ ਹੇਠ-ਲਿਖੀਆਂ ਸ਼ਕਤੀਆਂ ਅਤੇ ਕਾਜਕਾਰ ਹੋਣਗੇ ਜੋ ਕਿ ਉਸ ਦੁਆਰਾ ਜਾਂ ਉਸ ਦੇ ਅਧਿਕਾਰੀਆਂ ਅਤੇ ਅਥਾਰਟੀਆਂ ਦੁਆਰਾ ਵਰਤੋਂ ਕੀਤੀਆਂ ਜਾਣਗੀਆਂ ਅਤੇ ਨਿਭਾਏ ਜਾਣਗੇ, ਅਰਥਾਤ:-

ਯੂਨੀਵਰਸਿਟੀ ਦੀਆਂ ਸ਼ਕਤੀਆਂ ਅਤੇ ਕਾਜਕਾਰ।

- (i) ਸਿੱਖਿਆ ਪ੍ਰਦਾਨ ਕਰਨਾ ਅਤੇ ਸਿੱਖਿਆ ਦੀਆਂ ਵੱਖ-ਵੱਖ ਸ਼ਾਖਾਵਾਂ ਨੂੰ ਹਦਾਇਤਾਂ ਜਾਰੀ ਕਰਨੀਆਂ ਅਤੇ, ਅਜਿਹੀਆਂ ਸ਼ਰਤਾਂ ਦੇ ਤਾਬੇ ਜਿਵੇਂ ਕਿ ਯੂਨੀਵਰਸਿਟੀ ਤੈਅ ਕਰੇ, ਪ੍ਰੀਖਿਆਵਾਂ, ਮੁਲਾਂਕਣ ਜਾਂ ਪਰੀਖਣ ਦੇ ਕਿਸੇ ਹੋਰ ਤਰੀਕੇ ਦੇ ਆਧਾਰ ਤੇ ਡਿਗਰੀਆਂ, ਡਿਪਲੋਮੇ, ਸਰਟੀਫਿਕੇਟ ਜਾਂ ਹੋਰ ਅਕਾਦਮਿਕ ਉਪਾਧੀਆਂ ਵਿਅਕਤੀਆਂ ਨੂੰ ਦੇਣਾ ਜਾਂ ਪ੍ਰਦਾਨ ਕਰਨਾ ਅਤੇ

- 
- ਅਜਿਹੀਆਂ ਡਿਗਰੀਆਂ, ਡਿਪਲੋਮੇ, ਸਰਟੀਫਿਕੇਟ ਜਾਂ ਹੋਰ ਅਕਾਦਮਿਕ ਉਪਾਧੀਆਂ ਨੂੰ ਚੰਗੇ ਅਤੇ ਵਾਜਬ ਕਾਰਨ ਕਰਕੇ ਵਾਪਸ ਲੈਣਾ;
- (ii) ਅਧਿਐਨ, ਅਧਿਆਪਨ, ਸਿਖਲਾਈ, ਖੋਜ, ਸਲਾਹ-ਮਸ਼ਵਰੇ ਦੇ ਕੋਰਸਾਂ ਨੂੰ ਸ਼ੁਰੂ ਕਰਨ ਸਬੰਧੀ ਪਾਠਕ੍ਰਮ ਨੂੰ ਅਪਣਾਉਣ ਅਤੇ ਇਸ ਨੂੰ ਆਧੁਨਿਕ ਬਣਾਉਣ ਸਮੇਤ ਅਤੇ ਇਨ੍ਹਾਂ ਕੋਰਸਾਂ ਨਾਲ ਸਬੰਧਤ ਆਨਲਾਈਨ ਸਿੱਖਿਆ ਦੇ ਤਰੀਕਿਆਂ ਸਮੇਤ, ਰਵਾਇਤੀ ਅਤੇ ਨਾਲ-ਨਾਲ ਨਵੇਂ ਨਵੀਨਕਾਰੀ ਤਰੀਕਿਆਂ ਰਾਹੀਂ ਮਾਨਤਾ ਅਤੇ ਸਬੰਧੀਕਰਨ ਪ੍ਰਦਾਨ ਕਰਨ ਲਈ ਸਾਰੇ ਉਪਾਅ ਕਰਨੇ ਅਤੇ ਵਿਵਸਥਾਵਾਂ ਕਰਨੀਆਂ;
- (iii) ਕੰਧ ਦੀ ਚਿੱਤਰਕਾਰੀ ਨਾਲ ਸਬੰਧਤ ਵਿਸ਼ੇਸ਼ ਪੜ੍ਹਾਈ ਅਤੇ ਵਿਸਤਾਰ ਸੇਵਾਵਾਂ ਦਾ ਪ੍ਰਬੰਧ ਕਰਨਾ ਅਤੇ ਉਸ ਨੂੰ ਆਪਣੇ ਜ਼ਿੰਮੇ ਲੈਣਾ;
- (iv) ਪੋਸਟ ਡਾਕਟਰੇਟ, ਡਾਕਟਰੇਟ, ਮਾਸਟਰਜ਼, ਡਿਗਰੀਆਂ, ਡਿਪਲੋਮੇ ਅਤੇ ਸਰਟੀਫਿਕੇਟ ਪ੍ਰਦਾਨ ਕਰਨ ਜਾਂ ਦੇਣ ਲਈ ਪ੍ਰੀਖਿਆਵਾਂ ਕਰਵਾਉਣੀਆਂ;
- (v) ਪਰਸਪਰ ਆਧਾਰ ਤੇ ਦੂਸਰੀਆਂ ਯੂਨੀਵਰਸਿਟੀਆਂ ਦੀ ਤੁਲਨਾ ਵਿੱਚ ਦੋਹਰੀ ਡਿਗਰੀ, ਡਿਪਲੋਮਾ ਜਾਂ ਸਰਟੀਫਿਕੇਟ ਪ੍ਰਦਾਨ ਕਰਨੇ;
- (vi) ਜਿਵੇਂ ਕਿ ਮੁਕੱਰਰ ਕੀਤਾ ਗਿਆ ਹੋਵੇ ਮਾਨ-ਅਰਥ ਡਿਗਰੀਆਂ ਅਤੇ ਹੋਰ ਉਪਾਧੀਆਂ ਸੰਸਥਿਤ ਅਤੇ ਪ੍ਰਦਾਨ ਕਰਨਾ;
- (vii) ਜਿਵੇਂ ਯੂਨੀਵਰਸਿਟੀ ਦੁਆਰਾ ਨਿਰਧਾਰਤ ਕੀਤਾ ਜਾ ਸਕਿਆ ਹੋਵੇ ਈ-ਲਰਨਿੰਗ, ਆਨਲਾਈਨ ਸਿੱਖਿਆ ਪ੍ਰੋਗਰਾਮਾਂ ਦਾ ਪ੍ਰਬੰਧ ਕਰਨਾ;
- (viii) ਉਨ੍ਹਾਂ ਵਿਦਿਆਰਥੀਆਂ ਨੂੰ ਜਿਨ੍ਹਾਂ ਵੱਲੋਂ ਕਿਸੇ ਦੂਸਰੀ ਮਾਨਤਾ ਪ੍ਰਾਪਤ ਯੂਨੀਵਰਸਿਟੀ, ਬੋਰਡ ਜਾਂ ਪਰਿਸ਼ਦ ਜਾਂ ਕਿਸੇ ਹੋਰ ਸਮਰੱਥ ਅਥਾਰਟੀ ਤੋਂ ਅੰਸ਼ਿਕ ਜਾਂ ਪੂਰਨ ਤੌਰ ਤੇ ਕੋਰਸ ਪੂਰੇ ਕੀਤੇ ਗਏ ਹਨ, ਉਹਨਾਂ ਦੀਆਂ ਡਿਗਰੀਆਂ, ਡਿਪਲੋਮੇ ਅਤੇ ਸਰਟੀਫਿਕੇਟਾਂ ਨੂੰ ਬਰਾਬਰਤਾ ਪ੍ਰਦਾਨ ਕਰਨੀ;
- (ix) ਜਿਵੇਂ ਕਿ ਯੂਨੀਵਰਸਿਟੀ ਦੁਆਰਾ ਇਸ ਦੇ ਕੈਂਪਸ ਜਾਂ ਇਸ ਦੀਆਂ ਸੰਸਥਾਵਾਂ ਨੂੰ ਜ਼ਰੂਰਤ ਹੋਵੇ ਉਸ ਅਨੁਸਾਰ ਪ੍ਰੋਫੈਸਰ, ਐਸੋਸੀਏਟ ਪ੍ਰੋਫੈਸਰ, ਰੀਡਰ, ਸਹਾਇਕ ਪ੍ਰੋਫੈਸਰ, ਲੈਕਚਰਾਰ ਜਾਂ ਇਸ ਦੇ ਬਰਾਬਰ ਦੇ ਕਿਸੇ ਹੋਰ ਅਹੁਦੇ ਨੂੰ ਸੰਸਥਿਤ ਅਤੇ ਪ੍ਰਦਾਨ ਕਰਨਾ ਅਤੇ ਅਜਿਹੇ ਵਿਅਕਤੀਆਂ ਦੀ ਨਿਯੁਕਤੀ ਕਰਨੀ;

- (x) ਅਕਾਦਮਿਕ, ਪ੍ਰਬੰਧਕੀ, ਮਨਿਸਟੀਰੀਅਲ, ਤਕਨੀਕੀ ਅਤੇ ਹੋਰ ਆਸਾਮੀਆਂ ਦੀ ਸਿਰਜਨਾ ਕਰਨਾ ਅਤੇ ਉਨ੍ਹਾਂ ਤੇ ਨਿਯੁਕਤੀਆਂ ਕਰਨਾ;
- (xi) ਕਿਸੇ ਹੋਰ ਯੂਨੀਵਰਸਿਟੀ ਜਾਂ ਸੰਸਥਾਵਾਂ ਜਾਂ ਸੰਗਠਨਾਂ ਵਿੱਚ ਕੰਮ ਕਰਦੇ ਵਿਅਕਤੀਆਂ ਜੋ ਕਿ ਵਿਸ਼ੇਸ਼ ਯੋਗਤਾ ਰੱਖਦੇ ਹੋਣ ਉਨ੍ਹਾਂ ਨੂੰ ਪੱਕੇ ਤੌਰ ਤੇ ਜਾਂ ਉਲਿਖਤ ਮੁੱਦਤ ਲਈ ਨਿਯੁਕਤ ਕਰਨਾ;
- (xii) ਕਿਸੇ ਹੋਰ ਯੂਨੀਵਰਸਿਟੀ ਜਾਂ ਅਥਾਰਟੀ ਜਾਂ ਸੰਸਥਾ ਦਾ ਅਜਿਹੇ ਤਰੀਕੇ ਨਾਲ ਜਾਂ ਅਜਿਹੇ ਪ੍ਰਯੋਜਨਾਂ ਲਈ ਸਹਿਯੋਗ ਕਰਨਾ, ਮਿਲਵਰਤਨ ਦੇਣਾ ਜਾਂ ਸਹਿਯੁਕਤ ਹੋਣਾ, ਜਿਵੇਂ ਕਿ ਯੂਨੀਵਰਸਿਟੀ ਨਿਰਧਾਰਤ ਕਰ ਸਕਦੀ ਹੋਵੇ;
- (xiii) ਅਧਿਐਨ ਕੇਂਦਰਾਂ, ਪ੍ਰੀਖਿਆ ਕੇਂਦਰਾਂ, ਸੂਚਨਾਂ ਕੇਂਦਰਾਂ, ਸਕੂਲਾਂ, ਸੰਸਥਾਵਾਂ, ਵਿਸ਼ੇਸ਼ ਲੈਬਾਰਟਰੀਆਂ ਜਾਂ ਖੋਜ ਅਤੇ ਹਦਾਇਤਾਂ ਲਈ ਹੋਰ ਯੂਨਿਟਾਂ ਦੀ ਸਥਾਪਨਾ ਕਰਨਾ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨੀ ਜਿਵੇਂ ਕਿ ਯੂਨੀਵਰਸਿਟੀ ਦੁਆਰਾ ਆਪਣੇ ਕੈਂਪਸ ਦੇ ਅੰਦਰ ਆਪਣੇ ਉਦੇਸ਼ਾਂ ਨੂੰ ਅੱਗੇ ਵਧਾਉਣ ਲਈ ਨਿਰਧਾਰਤ ਕੀਤਾ ਜਾ ਸਕਦਾ ਹੋਵੇ;
- (xiv) ਜਿਵੇਂ ਯੂਨੀਵਰਸਿਟੀ ਜ਼ਰੂਰੀ ਸਮਝੇ ਉਸ ਅਨੁਸਾਰ ਹੋਰ ਸੰਸਥਾਵਾਂ ਜਾਂ ਬਾਡੀਆਂ ਨਾਲ ਖੋਜ ਅਤੇ ਸਲਾਹ ਮਸ਼ਵਰਾ ਕਰਨਾ ਅਤੇ ਇਸ ਪ੍ਰਯੋਜਨ ਲਈ ਅਜਿਹੇ ਪ੍ਰਬੰਧਾਂ ਨੂੰ ਕਰਨਾ;
- (xv) ਯੂਨੀਵਰਸਿਟੀ ਵਿੱਚ ਦਾਖਲੇ ਲਈ ਮਿਆਰ ਨਿਰਧਾਰਤ ਕਰਨਾ, ਜਿਸ ਵਿੱਚ ਪਰੀਖਿਆ, ਮੁਲਾਂਕਣ ਜਾਂ ਪਰਖ ਦੇ ਹੋਰ ਤਰੀਕੇ ਵੀ ਸ਼ਾਮਲ ਹਨ;
- (xvi) ਪੰਜਾਬ ਨਿੱਜੀ ਯੂਨੀਵਰਸਿਟੀਆਂ ਨੀਤੀ, 2010 ਦੇ ਖੰਡ (8) ਨੂੰ ਧਿਆਨ ਵਿੱਚ ਰੱਖਦਿਆਂ ਵਿਦਿਆਰਥੀਆਂ ਦੇ ਵੱਖ ਵੱਖ ਵਰਗਾਂ ਲਈ ਫੀਸ ਦਾ ਢਾਂਚਾ ਮੁਕੱਰਰ ਕਰਨਾ;
- (xvii) ਫੀਸਾਂ ਅਤੇ ਹੋਰ ਖਰਚਿਆਂ ਦੀ ਮੰਗ ਕਰਨੀ ਅਤੇ ਇਕੱਠਾ ਕਰਨਾ ਜਿਵੇਂ ਕਿ ਮੁਕੱਰਰ ਕੀਤਾ ਜਾਵੇ;
- (xviii) ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀਆਂ ਰਿਹਾਇਸ਼ ਦੀਆਂ ਥਾਵਾਂ ਦੀ ਨਿਗਰਾਨੀ ਕਰਨੀ ਅਤੇ ਉਹਨਾਂ ਦੀ ਸਿਹਤ ਅਤੇ ਆਮ ਭਲਾਈ ਨੂੰ ਵਧਾਵਾ ਦੇਣ ਲਈ ਪ੍ਰਬੰਧ ਕਰਨੇ;
- (xix) ਜਿਵੇਂ ਯੂਨੀਵਰਸਿਟੀ ਉਚਿਤ ਸਮਝਦੀ ਹੋਵੇ, ਉਸ ਅਨੁਸਾਰ ਇਸਤਰੀ ਵਿਦਿਆਰਥਣਾਂ ਦੇ ਸਬੰਧ ਵਿੱਚ ਵਿਸ਼ੇਸ਼ ਪ੍ਰਬੰਧ ਕਰਨੇ;



- 
- (xx) ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਕਰਮਚਾਰੀਆਂ ਵਿਚਕਾਰ ਅਨੁਸ਼ਾਸਨ ਨੂੰ ਲਾਗੂ ਕਰਨਾ ਅਤੇ ਉਸਨੂੰ ਵਿਨਿਯਮਤ ਕਰਨਾ ਅਤੇ ਇਸ ਸਬੰਧ ਵਿੱਚ ਅਜਿਹੇ ਅਨੁਸ਼ਾਸਨੀ ਉਪਾਅ ਕਰਨੇ, ਜਿਵੇਂ ਕਿ ਯੂਨੀਵਰਸਿਟੀ ਜ਼ਰੂਰੀ ਸਮਝਦੀ ਹੋਵੇ;
  - (xxi) ਯੂਨੀਵਰਸਿਟੀ ਦੇ ਕਰਮਚਾਰੀਆਂ ਦੀ ਸਿਹਤ ਅਤੇ ਆਮ ਭਲਾਈ ਨੂੰ ਵਧਾਵਾ ਦੇਣ ਲਈ ਪ੍ਰਬੰਧ ਕਰਨੇ;
  - (xxii) ਚੰਦੇ ਪ੍ਰਾਪਤ ਕਰਨੇ ਅਤੇ ਕਿਸੇ ਚੱਲ ਜਾਂ ਅਚੱਲ ਸੰਪੱਤੀ ਨੂੰ ਹਾਸਲ ਕਰਨਾ, ਧਾਰਨ ਕਰਨਾ, ਉਸਦਾ ਪ੍ਰਬੰਧ ਅਤੇ ਨਿਪਟਾਰਾ ਕਰਨਾ;
  - (xxiii) ਫਾਊਂਡੇਸ਼ਨ ਦੀ ਪ੍ਰਵਾਨਗੀ ਨਾਲ ਯੂਨੀਵਰਸਿਟੀ ਦੇ ਪ੍ਰਯੋਜਨਾਂ ਲਈ ਧਨ ਉਧਾਰ ਲੈਣਾ;
  - (xxiv) ਫਾਊਂਡੇਸ਼ਨ ਦੀ ਪ੍ਰਵਾਨਗੀ ਨਾਲ ਯੂਨੀਵਰਸਿਟੀ ਦੀ ਸੰਪੱਤੀ ਗਿਰਵੀ ਜਾਂ ਰਹਿਨ ਕਰਨੀ;
  - (xxv) ਯੂਨੀਵਰਸਿਟੀ ਦੇ ਪੱਖ ਵਿੱਚ ਬਣਾਏ ਗਏ ਫਾਊਂਡੇਸ਼ਨ ਅਤੇ ਇੰਡੋਮੈਂਟ ਦੇ ਫੰਡਾਂ ਨੂੰ ਧਾਰਣ ਕਰਨਾ, ਉਸ ਦਾ ਪ੍ਰਬੰਧ ਕਰਨਾ ਅਤੇ ਉਨ੍ਹਾਂ ਦੀ ਵਰਤੋਂ ਕਰਨਾ;
  - (xxvi) ਯੂਨੀਵਰਸਿਟੀ ਲਈ ਕਰਜ਼ੇ ਅਤੇ ਪੇਸ਼ਗੀ ਰਕਮ ਨੂੰ ਪ੍ਰਾਪਤ ਕਰਨਾ ਅਤੇ ਧਨ ਇਕੱਠਾ ਕਰਨਾ;
  - (xxvii) ਯੂਨੀਵਰਸਿਟੀ ਵਿੱਚ ਨਿਹਿਤ ਜਾਂ ਯੂਨੀਵਰਸਿਟੀ ਨਾਲ ਸਬੰਧਤ ਕਿਸੇ ਚੱਲ ਜਾਂ ਅਚੱਲ ਸੰਪਤੀ ਨੂੰ ਖਰੀਦਣਾ, ਹਾਸਲ ਕਰਨਾ ਅਤੇ ਪੱਟੇ ਤੇ ਲੈਣਾ ਜਾਂ ਰਹਿਨ ਕਰਨਾ ਅਤੇ ਕਿਸੇ ਵੀ ਚੱਲ ਜਾਂ ਅਚੱਲ ਸੰਪੱਤੀ ਨੂੰ ਵੇਚਣਾ, ਪੱਟੇ ਤੇ ਦੇਣਾ, ਰਹਿਨ ਕਰਨਾ, ਹੱਕ ਬਦਲੀ ਕਰਨਾ ਅਤੇ ਮੁੰਤਕਿਲ ਕਰਨਾ;
  - (xxviii) ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਅਤੇ ਕੇਂਦਰੀ ਜਾਂ ਰਾਜ ਏਜੰਸੀਆਂ ਪਾਸੋਂ ਗ੍ਰਾਂਟਾਂ ਪ੍ਰਾਪਤ ਕਰਨੀਆਂ;
  - (xxix) ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੁਆਰਾ ਉਲਿਖਤ ਕੀਤੇ ਗਏ ਮਾਪਾਂ ਅਨੁਸਾਰ ਯੂਨੀਵਰਸਿਟੀ ਦੇ ਕਰਮਚਾਰੀਆਂ ਅਤੇ ਅਧਿਆਪਕਾਂ ਦੀਆਂ ਤਨਖਾਹਾਂ, ਮਿਹਨਤਾਨੇ ਅਤੇ ਮਾਣ-ਭੱਤੇ ਨੂੰ ਨਿਸ਼ਚਿਤ ਕਰਨਾ, ਨਿਰਧਾਰਤ ਕਰਨਾ ਅਤੇ ਉਹਨਾਂ ਨੂੰ ਮੁਹੱਈਆ ਕਰਵਾਉਣਾ;

- (xxx) ਰਾਜ ਸਰਕਾਰ ਜਾਂ ਰਾਜ ਸਰਕਾਰ ਦੁਆਰਾ ਬਣਾਈ ਗਈ ਕਿਸੇ ਹੋਰ ਬਾਡੀ ਪਾਸੋਂ ਸਵੈ-ਤਸਦੀਕ ਕਰਨ ਲਈ ਕਿਸੇ ਆਗਿਆ, ਪ੍ਰਵਾਨਗੀ, ਲਸੰਸ, ਸਰਟੀਫਿਕੇਟ, ਇਤਰਾਜ਼ਹੀਣਤਾ ਸਰਟੀਫਿਕੇਟ ਜਾਂ ਅਧਿਕਾਰ ਪ੍ਰਾਪਤ ਕਰਨ ਤੋਂ ਛੋਟ ਦਿੱਤੀ ਜਾਵੇਗੀ;
- (xxxi) ਯੂਨੀਵਰਸਿਟੀ ਦੇ ਉਦੇਸ਼ਾਂ ਨੂੰ ਪੂਰਾ ਕਰਨ ਲਈ ਪ੍ਰਵਿਧਾਨ, ਆਰਡੀਨੈਂਸ ਅਤੇ ਵਿਨਿਯਮ ਬਣਾਉਣੇ; ਅਤੇ
- (xxxii) ਅਜਿਹੇ ਹੋਰ ਸਭ ਕਾਰਜ ਕਰਨਾ, ਜੋ ਯੂਨੀਵਰਸਿਟੀ ਦੇ ਉਦੇਸ਼ਾਂ ਨੂੰ ਅੱਗੇ ਵਧਾਉਣ ਲਈ ਜ਼ਰੂਰੀ ਜਾਂ ਉਚਿਤ ਹੋ ਸਕਦੇ ਹੋਣ।
6. (1) ਯੂਨੀਵਰਸਿਟੀ ਕੇਵਲ ਪੰਜਾਬ ਰਾਜ ਵਿੱਚ ਆਉਂਦੇ ਇਸ ਦੇ ਕੈਂਪਸਾਂ ਅੰਦਰ ਹੀ ਅਧਿਕਾਰਤਾ ਦੀ ਵਰਤੋਂ ਕਰੇਗੀ। ਯੂਨੀਵਰਸਿਟੀ ਦੀ ਅਧਿਕਾਰਤਾ।
- (2) ਯੂਨੀਵਰਸਿਟੀ ਉਨ੍ਹਾਂ ਸਿੱਖਿਅਕ ਜਾਂ ਪੇਸ਼ਾਵਰ ਸੰਸਥਾਵਾਂ ਨੂੰ ਆਪਣੇ ਨਾਲ ਸੰਬੰਧਤ ਕਰੇਗੀ ਜਿਹੜੀਆਂ ਕੈਂਪਸ ਅੰਦਰ ਫਾਊਂਡੇਸ਼ਨ ਦੁਆਰਾ ਸਥਾਪਤ ਕੀਤੀਆਂ, ਚਲਾਈਆਂ ਜਾਂਦੀਆਂ ਹਨ ਜਾਂ ਉਹਨਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ ਜਿਨ੍ਹਾਂ ਸਬੰਧੀ ਫਾਊਂਡੇਸ਼ਨ ਦੁਆਰਾ ਵਿਸ਼ੇਸ਼ ਫੈਸਲਾ ਲਿਆ ਜਾਂਦਾ ਹੈ।
7. (1) ਯੂਨੀਵਰਸਿਟੀ ਦੇ ਹੇਠ-ਲਿਖੇ ਅਧਿਕਾਰੀ ਹੋਣਗੇ, ਅਰਥਾਤ:- ਯੂਨੀਵਰਸਿਟੀ ਦੇ ਅਧਿਕਾਰੀ।
- (i) ਵਿਜ਼ਿਟਰ;
- (ii) ਚਾਂਸਲਰ;
- (iii) ਵਾਈਸ-ਚਾਂਸਲਰ;
- (iv) ਰਜਿਸਟਰਾਰ;
- (v) ਫੈਕਲਟੀਆਂ ਦਾ ਡੀਨ;
- (vi) ਮੁੱਖ ਵਿੱਤ ਅਤੇ ਲੇਖਾ ਅਫ਼ਸਰ; ਅਤੇ
- (vii) ਯੂਨੀਵਰਸਿਟੀ ਦੇ ਅਜਿਹੇ ਹੋਰ ਅਫ਼ਸਰ, ਜਿਵੇਂ ਕਿ ਪ੍ਰਵਿਧਾਨਾਂ ਦੁਆਰਾ ਐਲਾਨ ਕੀਤੇ ਜਾਣ, ਯੂਨੀਵਰਸਿਟੀ ਦੇ ਅਧਿਕਾਰੀ ਹੋਣਗੇ।
8. (1) ਪੰਜਾਬ ਦਾ ਰਾਜਪਾਲ ਯੂਨੀਵਰਸਿਟੀ ਦਾ ਵਿਜ਼ਿਟਰ ਹੋਵੇਗਾ। ਵਿਜ਼ਿਟਰ।
- (2) ਵਿਜ਼ਿਟਰ ਡਿਗਰੀਆਂ ਅਤੇ ਡਿਪਲੋਮੇ ਪ੍ਰਦਾਨ ਕਰਨ ਲਈ ਯੂਨੀਵਰਸਿਟੀ ਦੀ ਕਨਵੋਕੇਸ਼ਨ ਦੀ ਪ੍ਰਧਾਨਗੀ ਕਰੇਗਾ।
- (3) ਵਿਜ਼ਿਟਰ ਨੂੰ ਯੂਨੀਵਰਸਿਟੀ ਦੇ ਮਾਮਲਿਆਂ ਸਬੰਧੀ ਕੋਈ ਵੀ ਸੂਚਨਾ ਲੈਣ ਦਾ ਅਧਿਕਾਰ ਹੋਵੇਗਾ।

(4) ਵਿਜ਼ਿਟਰ ਚਾਂਸਲਰ ਨਾਲ ਸਲਾਹ ਮਸ਼ਵਰਾ ਕਰਦੇ ਹੋਏ, ਅਜਿਹੇ ਵਿਅਕਤੀ ਦੁਆਰਾ ਨਿਰੀਖਣ, ਛਾਣਬੀਣ, ਪੁੱਛ-ਗਿੱਛ, ਸਰਵੇਖਣ ਜਾਂ ਜਾਂਚ-ਪੜਤਾਲ ਜਾਂ ਅਜਿਹੀ ਕੋਈ ਹੋਰ ਗੱਲ ਕਰਵਾ ਸਕੇਗਾ, ਜਿਵੇਂ ਕਿ ਉਹ ਯੂਨੀਵਰਸਿਟੀ ਦੇ ਪ੍ਰਬੰਧਕੀ, ਅਕਾਦਮਿਕ ਜਾਂ ਕਾਰਜਕਾਰੀ ਮਾਮਲਿਆਂ ਦੇ ਸੰਬੰਧ ਵਿੱਚ ਨਿਰਦੇਸ਼ ਦੇ ਸਕਦਾ ਹੋਵੇ।

(5) ਵਿਜ਼ਿਟਰ ਨਿਰੀਖਣ, ਛਾਣਬੀਣ, ਪੁੱਛ-ਗਿੱਛ, ਸਰਵੇਖਣ ਜਾਂ ਜਾਂਚ-ਪੜਤਾਲ ਜਾਂ ਅਜਿਹੀ ਕੋਈ ਹੋਰ ਗੱਲ ਕਰਨ ਦੇ ਆਪਣੇ ਇਰਾਦੇ ਸਬੰਧੀ ਹਰਿਕ ਮਾਮਲੇ ਵਿੱਚ ਯੂਨੀਵਰਸਿਟੀ ਨੂੰ ਨੋਟਿਸ ਦੇਵੇਗਾ ਅਤੇ ਜਿਹੀ ਕਿ ਸੂਰਤ ਹੋਵੇ, ਯੂਨੀਵਰਸਿਟੀ ਆਪਣਾ ਇੱਕ ਪ੍ਰਤੀਨਿਧ ਨਿਯੁਕਤ ਕਰੇਗੀ ਜੋ ਅਜਿਹੇ ਨਿਰੀਖਣ, ਛਾਣਬੀਣ, ਪੁੱਛ-ਗਿੱਛ, ਸਰਵੇਖਣ ਜਾਂ ਜਾਂਚ-ਪੜਤਾਲ ਜਾਂ ਅਜਿਹੀ ਕੋਈ ਹੋਰ ਗੱਲ ਕਰਨ ਦੇ ਸਮੇਂ ਹਾਜ਼ਰ ਰਹੇਗਾ।

(6) ਵਿਜ਼ਿਟਰ ਅਜਿਹੇ ਨਿਰੀਖਣ, ਛਾਣਬੀਣ, ਪੁੱਛ-ਗਿੱਛ, ਸਰਵੇਖਣ ਜਾਂ ਜਾਂਚ-ਪੜਤਾਲ ਦੇ ਨਤੀਜਿਆਂ ਬਾਰੇ ਵਾਈਸ-ਚਾਂਸਲਰ ਨੂੰ ਸੂਚਨਾ ਦੇ ਸਕੇਗਾ ਅਤੇ ਵਾਈਸ-ਚਾਂਸਲਰ ਵਿਜ਼ਿਟਰ ਦੇ ਵਿਚਾਰਾਂ ਨਾਲ ਅਜਿਹੀ ਸਲਾਹ ਤੇ ਜੋ ਵਿਜ਼ਿਟਰ ਵੱਲੋਂ ਦਿੱਤੀ ਗਈ ਹੋਵੇ ਅਤੇ ਅਜਿਹੀ ਸਲਾਹ ਤੇ ਕੀਤੀ ਗਈ ਕਾਰਵਾਈ ਸਬੰਧੀ ਸ਼ਾਸਕ ਬਾਡੀ ਨੂੰ ਸੂਚਨਾ ਦੇਵੇਗਾ।

(7) ਵਾਈਸ-ਚਾਂਸਲਰ ਵਿਜ਼ਿਟਰ ਨੂੰ ਉਸ ਨਿਰੀਖਣ, ਛਾਣਬੀਣ, ਪੁੱਛ-ਗਿੱਛ, ਸਰਵੇਖਣ ਜਾਂ ਜਾਂਚ-ਪੜਤਾਲ ਜਾਂ ਅਜਿਹੀ ਹੀ ਕਿਸੇ ਹੋਰ ਗੱਲ, ਜਿਹੀ ਕਿ ਸੂਰਤ ਹੋਵੇ, ਸਬੰਧੀ ਯੂਨੀਵਰਸਿਟੀ ਦੁਆਰਾ ਕੀਤੀ ਗਈ ਕਾਰਵਾਈ ਜਾਂ ਤਜਵੀਜ਼ ਕੀਤੀ ਗਈ ਕਾਰਵਾਈ ਬਾਰੇ ਸੂਚਿਤ ਕਰੇਗਾ।

(8) ਜੇਕਰ ਰਾਜ ਸਰਕਾਰ ਲੋਕ ਹਿੱਤ ਵਿੱਚ ਯੂਨੀਵਰਸਿਟੀ ਜਾਂ ਉਸਦੀਆਂ ਸੰਸਥਾਵਾਂ ਨਾਲ ਸਬੰਧਤ ਕਿਸੇ ਮਾਮਲੇ ਵਿੱਚ ਨਿਰੀਖਣ, ਛਾਣਬੀਣ, ਪੁੱਛ-ਗਿੱਛ, ਸਰਵੇਖਣ ਜਾਂ ਜਾਂਚ-ਪੜਤਾਲ, ਜਿਹੀ ਕਿ ਸੂਰਤ ਹੋਵੇ, ਕਰਵਾਉਣੀ ਉਚਿਤ ਸਮਝਦੀ ਹੈ ਤਾਂ ਰਾਜ ਸਰਕਾਰ ਦੁਆਰਾ ਇਸ ਬਾਰੇ ਵਾਈਸ-ਚਾਂਸਲਰ ਨੂੰ ਹਵਾਲਾ ਕੀਤਾ ਜਾਵੇਗਾ ਜੋ ਅਜਿਹੇ ਨਿਰੀਖਣ, ਛਾਣਬੀਣ, ਪੁੱਛ-ਗਿੱਛ, ਸਰਵੇਖਣ ਜਾਂ ਜਾਂਚ-ਪੜਤਾਲ ਕਰਵਾਏਗਾ।

ਚਾਂਸਲਰ।

9. (1) ਪ੍ਰਧਾਨ, ਯੂਨੀਵਰਸਿਟੀ ਦਾ ਚਾਂਸਲਰ ਹੋਵੇਗਾ ਅਤੇ ਵਿਜ਼ਿਟਰ ਦੀ ਗੈਰ-ਹਾਜ਼ਰੀ ਵਿੱਚ ਚਾਂਸਲਰ ਯੂਨੀਵਰਸਿਟੀ ਦੀ ਕਨਵੋਕੇਸ਼ਨ ਦੀ ਪ੍ਰਧਾਨਗੀ ਕਰੇਗਾ।

(2) ਚਾਂਸਲਰ ਸ਼ਾਸਕ ਬਾਡੀ ਦਾ ਚੇਅਰਮੈਨ ਹੋਵੇਗਾ ਅਤੇ ਉਹ ਆਪਣੇ-ਆਪ ਜਾਂ ਯੂਨੀਵਰਸਿਟੀ ਦੀ ਸਬੰਧਤ ਅਥਾਰਟੀ ਦੀ ਸਿਫਾਰਸ਼ ਤੇ ਯੂਨੀਵਰਸਿਟੀ ਦੇ ਕਰਮਚਾਰੀਆਂ ਅਤੇ

ਅਧਿਕਾਰੀਆਂ ਦੀਆਂ ਸਾਰੀਆਂ ਨਿਯੁਕਤੀਆਂ, ਨਾਮਜ਼ਦਗੀਆਂ, ਬਰਖਾਸਤਗੀਆਂ, ਮੁਅੱਤਲੀਆਂ ਅਤੇ ਮੁੜ-ਬਹਾਲੀਆਂ ਕਰਨ ਦੀ ਪ੍ਰਵਾਨਗੀ ਦੇਵੇਗਾ।

(3) ਚਾਂਸਲਰ ਯੂਨੀਵਰਸਿਟੀ ਦੀ ਕਿਸੇ ਅਥਾਰਟੀ ਜਾਂ ਅਧਿਕਾਰੀ ਵੱਲੋਂ ਲਏ ਗਏ ਕਿਸੇ ਵੀ ਫ਼ੈਸਲੇ ਨੂੰ ਸੋਧ ਜਾਂ ਉਸ ਨੂੰ ਪਰਤਾ ਸਕੇਗਾ ਅਤੇ ਆਪਣੇ-ਆਪ ਜਾਂ ਕਿਸੇ ਹੋਰ ਤਰ੍ਹਾਂ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਯੂਨੀਵਰਸਿਟੀ ਦੇ ਕਾਜਕਾਰ ਦੇ ਸੁਯੋਗ ਸੰਚਾਲਨ ਨੂੰ ਚੱਲਦੇ ਰੱਖਣ ਲਈ ਸਾਰੇ ਲੋੜੀਂਦੇ ਜ਼ਰੂਰੀ ਕੰਮ ਕਰ ਸਕੇਗਾ।

(4) ਚਾਂਸਲਰ ਕੋਲ ਯੂਨੀਵਰਸਿਟੀ ਦੇ ਉਦੇਸ਼ਾਂ ਨੂੰ ਅੱਗੇ ਵਧਾਉਣ ਲਈ ਅਤੇ ਇਸ ਨਾਲ ਅਨੁਸੰਗਕ ਕਿਸੇ ਮਾਮਲੇ ਸਬੰਧੀ ਅਜਿਹੇ ਹੋਰ ਸਾਰੇ ਕਾਰਜ ਕਰਨ ਦੀਆਂ ਸ਼ਕਤੀਆਂ ਹੋਣਗੀਆਂ ਅਤੇ ਚਾਂਸਲਰ ਵੱਲੋਂ ਲਏ ਗਏ ਸਾਰੇ ਫ਼ੈਸਲੇ ਅੰਤਿਮ ਹੋਣਗੇ ਅਤੇ ਯੂਨੀਵਰਸਿਟੀ ਨਾਲ ਸਬੰਧਤ ਸਾਰਿਆਂ ਲਈ ਬੰਧਨਕਾਰੀ ਹੋਣਗੇ।

(5) ਜੇਕਰ ਚਾਂਸਲਰ ਦੀ ਰਾਏ ਵਿੱਚ ਯੂਨੀਵਰਸਿਟੀ ਦੇ ਕਿਸੇ ਅਧਿਕਾਰੀ ਜਾਂ ਅਥਾਰਟੀ ਦਾ ਕੋਈ ਫ਼ੈਸਲਾ ਇਸ ਐਕਟ ਜਾਂ ਪ੍ਰਵਿਧਾਨਾਂ ਜਾਂ ਆਰਡੀਨੈਂਸਾਂ ਜਾਂ ਵਿਨਿਯਮਾਂ ਅਧੀਨ ਸੋਧੀਆਂ ਗਈਆਂ ਸ਼ਕਤੀਆਂ ਤੋਂ ਬਾਹਰ ਹੈ ਜਾਂ ਉਨ੍ਹਾਂ ਦਾ ਯੂਨੀਵਰਸਿਟੀ ਦੇ ਹਿੱਤਾਂ ਤੇ ਪ੍ਰਤਿਕੂਲ ਪ੍ਰਭਾਵ ਪੈਣ ਦੀ ਸੰਭਾਵਨਾ ਹੈ ਤਾਂ ਉਹ ਅਜਿਹੇ ਅਫ਼ਸਰ ਜਾਂ ਅਥਾਰਟੀ ਨੂੰ ਪੰਦਰਾਂ ਦਿਨਾਂ ਦੀ ਮੁੱਦਤ ਦੇ ਅੰਦਰ-ਅੰਦਰ ਆਪਣੇ ਫ਼ੈਸਲੇ ਨੂੰ ਸੋਧਣ ਲਈ ਕਹੇਗਾ ਅਤੇ ਜੇਕਰ ਅਧਿਕਾਰੀ ਜਾਂ ਅਥਾਰਟੀ ਅਜਿਹੇ ਫ਼ੈਸਲੇ ਵਿੱਚ ਪੂਰਨ ਤੌਰ ਤੇ ਜਾਂ ਅੰਸ਼ਿਕ ਤੌਰ ਤੇ ਸੋਧ ਕਰਨ ਤੋਂ ਇਨਕਾਰ ਕਰਦੀ ਹੈ ਜਾਂ ਪੰਦਰਾਂ ਦਿਨ ਦੀ ਮੁੱਦਤ ਦੇ ਅੰਦਰ-ਅੰਦਰ ਉਸ ਤੇ ਕੋਈ ਫ਼ੈਸਲਾ ਲੈਣ ਵਿੱਚ ਅਸਫ਼ਲ ਰਹਿੰਦੀ ਹੈ ਤਾਂ ਉਸ ਮਾਮਲੇ ਵਿੱਚ ਚਾਂਸਲਰ ਦਾ ਫ਼ੈਸਲਾ ਅੰਤਿਮ ਹੋਵੇਗਾ।

(6) ਜੇਕਰ ਕਿਸੇ ਵੀ ਸਮੇਂ ਕਿਸੇ ਪ੍ਰਤੀਬੇਨਤੀ ਦੇ ਪ੍ਰਾਪਤ ਹੋਣ 'ਤੇ ਜਾਂ ਹੋਰ ਤਰ੍ਹਾਂ ਚਾਂਸਲਰ ਨੂੰ ਇਹ ਪ੍ਰਤੀਤ ਹੁੰਦਾ ਹੈ ਕਿ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਜਾਂ ਕੋਈ ਹੋਰ ਅਧਿਕਾਰੀ ਵੱਲੋਂ,-

- (ੳ) ਇਸ ਐਕਟ ਅਧੀਨ ਜਾਂ ਹੋਰ ਤਰ੍ਹਾਂ ਉਸ ਤੇ ਅਰੋਪੇ ਗਏ ਕਿਸੇ ਕਰਤੱਵ ਨੂੰ ਨਿਭਾਉਣ ਵਿੱਚ ਕੋਤਾਹੀ ਕੀਤੀ ਗਈ ਹੈ; ਜਾਂ
- (ਅ) ਕੋਈ ਕਾਰਵਾਈ ਇਸ ਤਰੀਕੇ ਨਾਲ ਕੀਤੀ ਗਈ ਹੈ ਜੋ ਕਿ ਯੂਨੀਵਰਸਿਟੀ ਦੇ ਹਿੱਤਾਂ ਦੇ ਪ੍ਰਤਿਕੂਲ ਹੈ; ਜਾਂ
- (ੲ) ਯੂਨੀਵਰਸਿਟੀ ਦੇ ਮਾਮਲਿਆਂ ਦਾ ਪ੍ਰਬੰਧਨ ਕਰਨ ਵਿੱਚ ਅਸਮਰੱਥ ਹੈ ਤਾਂ ਚਾਂਸਲਰ ਇਸ ਤੱਥ ਦੇ ਹੁੰਦਿਆ ਹੋਇਆਂ ਵੀ ਕਿ ਉਸ ਅਧਿਕਾਰੀ ਦੀ ਅਊਧ ਅਜੇ ਪੂਰੀ ਨਹੀਂ ਹੋਈ, ਲਿਖਤੀ ਹੁਕਮਾਂ ਦੁਆਰਾ ਕਾਰਨ ਦੱਸਦੇ

ਹੋਏ ਵਾਈਸ-ਚਾਂਸਲਰ ਜਾਂ ਸਬੰਧਤ ਅਧਿਕਾਰੀ ਨੂੰ ਉਸ ਤਰੀਕ ਤੋਂ ਜਿਵੇਂ ਕਿ ਹੁਕਮਾਂ ਵਿੱਚ ਉਲਿਖਤ ਕੀਤੀ ਗਈ ਹੋਵੇ, ਉਸ ਤੋਂ ਆਪਣਾ ਅਹੁਦਾ ਛੱਡਣ ਦੀ ਲੋੜ ਨਾ ਕਰ ਸਕਦਾ ਹੈ। ਵਾਈਸ-ਚਾਂਸਲਰ ਜਾਂ ਸਬੰਧਤ ਅਧਿਕਾਰੀ ਵੱਲੋਂ ਉਸ ਉਲਿਖਤ ਕੀਤੀ ਗਈ ਤਰੀਕ ਤੋਂ ਆਪਣਾ ਅਹੁਦਾ ਛੱਡਿਆ ਗਿਆ ਸਮਝਿਆ ਜਾਵੇਗਾ:

ਬਸ਼ਰਤੇ ਅਜਿਹਾ ਕੋਈ ਵੀ ਹੁਕਮ ਉਦੋਂ ਤੱਕ ਪਾਸ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਅਜਿਹੀ ਕਾਰਵਾਈ ਤਜਵੀਜ਼ਤ ਕਰਨ ਦੇ ਆਧਾਰਾਂ ਬਾਰੇ ਵਾਈਸ-ਚਾਂਸਲਰ ਨੂੰ ਜਾਂ ਸਬੰਧਤ ਅਧਿਕਾਰੀ ਨੂੰ ਸੂਚਿਤ ਨਹੀਂ ਕੀਤਾ ਜਾਂਦਾ ਅਤੇ ਉਸ ਨੂੰ ਉਸ ਤੇ ਸੁਣਵਾਈ ਦਾ ਵਾਜਬ ਮੌਕਾ ਨਹੀਂ ਦੇ ਦਿੱਤਾ ਜਾਂਦਾ।

ਵਾਈਸ-ਚਾਂਸਲਰ।

10. (1) ਵਾਈਸ-ਚਾਂਸਲਰ ਸ਼ਾਸਕ ਬਾਡੀ ਵੱਲੋਂ ਸਿਫ਼ਾਰਸ਼ ਕੀਤੇ ਗਏ ਤਿੰਨ ਵਿਅਕਤੀਆਂ ਦੇ ਪੈਨਲ ਵਿੱਚੋਂ ਚਾਂਸਲਰ ਦੁਆਰਾ ਨਿਯੁਕਤ ਕੀਤਾ ਜਾਵੇਗਾ।

(2) ਕਿਸੇ ਵੀ ਵਿਅਕਤੀ ਨੂੰ ਵਾਈਸ-ਚਾਂਸਲਰ ਵਜੋਂ ਨਿਯੁਕਤ ਨਹੀਂ ਕੀਤਾ ਜਾਵੇਗਾ, ਜਦੋਂ ਤੱਕ ਕਿ ਉਸ ਕੋਲ ਅਜਿਹੀਆਂ ਯੋਗਤਾਵਾਂ ਨਾ ਹੋਣ ਜੋ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਜਾਂ ਕੇਂਦਰੀ ਸਰਕਾਰ ਦੁਆਰਾ ਬਣਾਈ ਗਈ ਇਸ ਦੇ ਬਰਾਬਰ ਦੀ ਸੰਸਥਾ ਦੁਆਰਾ ਉਲਿਖਤ ਕੀਤੀਆਂ ਗਈਆਂ ਹੋਣ।

(3) ਵਾਈਸ-ਚਾਂਸਲਰ ਸਮੁੱਚੇ ਰੂਪ ਵਿੱਚ ਯੂਨੀਵਰਸਿਟੀ ਦਾ ਇੰਚਾਰਜ ਹੋਵੇਗਾ ਜੋ ਕਿ ਯੂਨੀਵਰਸਿਟੀ ਦੇ ਮਾਮਲਿਆਂ ਤੇ ਆਮ ਨਿਗਰਾਨੀ ਅਤੇ ਕੰਟਰੋਲ ਰੱਖੇਗਾ ਅਤੇ ਯੂਨੀਵਰਸਿਟੀ ਦੀਆਂ ਵੱਖ-ਵੱਖ ਅਥਾਰਟੀਆਂ ਦੇ ਫੈਸਲਿਆਂ ਨੂੰ ਲਾਗੂ ਕਰੇਗਾ।

(4) ਵਿਜ਼ਿਟਰ ਅਤੇ ਚਾਂਸਲਰ ਦੇ ਗੈਰ-ਹਾਜ਼ਰੀ ਦੀ ਸੂਰਤ ਵਿੱਚ ਵਾਈਸ-ਚਾਂਸਲਰ ਯੂਨੀਵਰਸਿਟੀ ਦੀ ਕਨਵੋਕੇਸ਼ਨ ਦੀ ਪ੍ਰਧਾਨਗੀ ਕਰੇਗਾ।

(5) ਵਾਈਸ-ਚਾਂਸਲਰ ਅਜਿਹੀਆਂ ਸ਼ਕਤੀਆਂ ਦੀ ਵਰਤੋਂ ਅਤੇ ਅਜਿਹੇ ਕਾਜਕਾਰਾਂ ਨੂੰ ਨਿਭਾਏਗਾ, ਜਿਵੇਂ ਕਿ ਮੁਕੱਰਰ ਕੀਤਾ ਜਾਵੇ।

ਰਜਿਸਟਰਾਰ।

11. (1) ਰਜਿਸਟਰਾਰ, ਚਾਂਸਲਰ ਦੁਆਰਾ ਸ਼ਾਸਕ ਬਾਡੀ ਵੱਲੋਂ ਸਿਫ਼ਾਰਸ਼ ਕੀਤੇ ਗਏ ਤਿੰਨ ਵਿਅਕਤੀਆਂ ਦੇ ਪੈਨਲ ਵਿੱਚੋਂ ਨਿਯੁਕਤ ਕੀਤਾ ਜਾਵੇਗਾ।

(2) ਕਿਸੇ ਵੀ ਵਿਅਕਤੀ ਨੂੰ ਰਜਿਸਟਰਾਰ ਵਜੋਂ ਨਿਯੁਕਤ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਕਿ ਉਸ ਕੋਲ ਅਜਿਹੀਆਂ ਯੋਗਤਾਵਾਂ ਨਾ ਹੋਣ ਜੋ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਜਾਂ

ਕੇਂਦਰੀ ਸਰਕਾਰ ਦੁਆਰਾ ਬਣਾਈ ਗਈ ਇਸ ਦੇ ਬਰਾਬਰ ਦੀ ਸੰਸਥਾ ਦੁਆਰਾ ਉਲਿਖਤ ਕੀਤੀਆਂ ਗਈਆਂ ਹੋਣ।

(3) ਰਜਿਸਟਰਾਰ ਯੂਨੀਵਰਸਿਟੀ ਲਈ ਅਤੇ ਉਸਦੇ ਨਿਮਿੱਤ ਸਾਰੇ ਮੁਆਇਦਿਆਂ ਤੇ ਦਸਖਤ ਕਰੇਗਾ ਅਤੇ ਸਾਰੇ ਦਸਤਾਵੇਜ਼ਾਂ ਜਾਂ ਰਿਕਾਰਡ ਨੂੰ ਤਸਦੀਕ ਕਰੇਗਾ।

(4) ਰਜਿਸਟਰਾਰ ਸ਼ਾਸਕ ਬਾਡੀ, ਪ੍ਰਬੰਧਕੀ ਬੋਰਡ ਅਤੇ ਅਕਾਦਮਿਕ ਕੌਂਸਲ ਦਾ ਮੈਂਬਰ-ਸਕੱਤਰ ਹੋਵੇਗਾ, ਪਰੰਤੂ ਉਸ ਕੋਲ ਵੋਟ ਦਾ ਅਧਿਕਾਰ ਨਹੀਂ ਹੋਵੇਗਾ।

(5) ਰਜਿਸਟਰਾਰ, ਜਿਵੇਂ ਮੁਕੱਰਰ ਕੀਤਾ ਗਿਆ ਹੋਵੇ, ਅਜਿਹੀਆਂ ਹੋਰ ਸ਼ਕਤੀਆਂ ਦੀ ਵਰਤੋਂ ਅਤੇ ਅਜਿਹੇ ਹੋਰ ਕਾਜਕਾਰ ਨਿਭਾਏਗਾ।

12. (1) ਮੁੱਖ ਵਿੱਤ ਅਤੇ ਲੇਖਾ ਅਫ਼ਸਰ ਚਾਂਸਲਰ ਦੁਆਰਾ ਅਜਿਹੇ ਤਰੀਕੇ ਨਾਲ ਨਿਯੁਕਤ ਕੀਤਾ ਜਾਵੇਗਾ, ਜਿਵੇਂ ਮੁਕੱਰਰ ਕੀਤਾ ਜਾਵੇ।

ਮੁੱਖ ਵਿੱਤ ਅਤੇ ਲੇਖਾ ਅਫ਼ਸਰ।

(2) ਕੋਈ ਵੀ ਵਿਅਕਤੀ ਉਦੋਂ ਤੱਕ ਮੁੱਖ ਵਿੱਤ ਅਤੇ ਲੇਖਾ ਅਫ਼ਸਰ ਦੇ ਤੌਰ ਤੇ ਨਿਯੁਕਤੀ ਲਈ ਯੋਗ ਨਹੀਂ ਹੋਵੇਗਾ ਜਦੋਂ ਤੱਕ ਉਸ ਨੇ ਭਾਰਤੀ ਚਾਰਟਰਡ ਲੇਖਾਕਾਰ ਸੰਸਥਾ ਦੁਆਰਾ ਲਿਆ ਗਿਆ ਚਾਰਟਰਡ ਲੇਖਾਕਾਰੀ ਟੈਸਟ ਪਾਸ ਨਾ ਕੀਤਾ ਹੋਵੇ।

(3) ਮੁੱਖ ਵਿੱਤ ਅਤੇ ਲੇਖਾ ਅਫ਼ਸਰ ਅਜਿਹੇ ਕਾਜਕਾਰ ਨਿਭਾਏਗਾ ਅਤੇ ਅਜਿਹੀਆਂ ਸ਼ਕਤੀਆਂ ਦੀ ਵਰਤੋਂ ਕਰੇਗਾ, ਜਿਵੇਂ ਮੁਕੱਰਰ ਕੀਤੀਆਂ ਜਾਣ।

13. (1) ਯੂਨੀਵਰਸਿਟੀ ਉਸ ਦੇ ਕਾਜਕਾਰ ਦੇ ਸੁਯੋਗ ਸੰਚਾਲਨ ਲਈ ਜਿਵੇਂ ਜ਼ਰੂਰੀ ਸਮਝਦੀ ਹੋਵੇ, ਅਜਿਹੇ ਹੋਰ ਅਫ਼ਸਰ ਨਿਯੁਕਤ ਕਰ ਸਕਦੀ ਹੈ।

ਹੋਰ ਅਧਿਕਾਰੀ।

(2) ਯੂਨੀਵਰਸਿਟੀ ਦੇ ਅਜਿਹੇ ਹੋਰ ਅਫ਼ਸਰਾਂ ਨੂੰ ਨਿਯੁਕਤ ਕਰਨ ਦਾ ਤਰੀਕਾ ਅਤੇ ਉਹਨਾਂ ਦੀਆਂ ਸ਼ਕਤੀਆਂ ਅਤੇ ਕਾਜਕਾਰ ਅਜਿਹੇ ਹੋਣਗੇ, ਜਿਵੇਂ ਮੁਕੱਰਰ ਕੀਤੇ ਜਾ ਸਕਦੇ ਹੋਣ।

14. ਯੂਨੀਵਰਸਿਟੀ ਦੀਆਂ ਹੇਠ-ਲਿਖੀਆਂ ਅਥਾਰਟੀਆਂ ਹੋਣਗੀਆਂ, ਅਰਥਾਤ:-

ਯੂਨੀਵਰਸਿਟੀ ਦੀਆਂ ਅਥਾਰਟੀਆਂ।

(i) ਸ਼ਾਸਕ ਬਾਡੀ;

(ii) ਪ੍ਰਬੰਧ-ਬੋਰਡ;

(iii) ਅਕਾਦਮਿਕ ਕੌਂਸਲ;

(iv) ਵਿੱਤ ਕਮੇਟੀ; ਅਤੇ

(v) ਅਜਿਹੀਆਂ ਹੋਰ ਅਥਾਰਟੀਆਂ, ਜਿਵੇਂ ਪ੍ਰਵਿਧਾਨਾਂ ਦੁਆਰਾ ਯੂਨੀਵਰਸਿਟੀ ਦੀਆਂ ਅਥਾਰਟੀਆਂ ਐਲਾਨੀਆਂ ਗਈਆਂ ਹੋਣ।

15. (1) ਯੂਨੀਵਰਸਿਟੀ ਦੀ ਸ਼ਾਸਕ ਬਾਡੀ ਹੇਠ-ਲਿਖੇ ਵਿਅਕਤੀਆਂ ਤੋਂ ਮਿਲ ਕੇ ਬਣੇਗੀ, ਅਰਥਾਤ:-

ਸ਼ਾਸਕ ਬਾਡੀ।

- |     |   |         |
|-----|---|---------|
| (ੳ) | ਚਾਂਸਲਰ;   | ਚੇਅਰਮੈਨ |
| (ਅ) | ਵਾਈਸ-ਚਾਂਸਲਰ;  | ਮੈਂਬਰ   |
| (ੲ) | ਫਾਊਂਡੇਸ਼ਨ ਵੱਲੋਂ ਨਾਮਜ਼ਦ ਕੀਤੇ ਤਿੰਨ ਵਿਅਕਤੀ,<br>ਜਿਨ੍ਹਾਂ ਵਿੱਚੋਂ ਦੋ ਉੱਘੇ ਸਿੱਖਿਆ-ਸ਼ਾਸ਼ਤਰੀ ਹੋਣਗੇ;   | ਮੈਂਬਰ   |
| (ਸ) | ਯੂਨੀਵਰਸਿਟੀ ਦੇ ਬਾਹਰੋਂ ਚਾਂਸਲਰ ਦੁਆਰਾ<br>ਨਾਮਜ਼ਦ ਕੀਤਾ ਗਿਆ ਪ੍ਰਬੰਧਨ ਜਾਂ ਸੂਚਨਾ<br>ਤਕਨਾਲੋਜੀ ਦਾ ਇੱਕ ਮਾਹਿਰ ਵਿਅਕਤੀ;                             | ਮੈਂਬਰ   |
| (ਹ) | ਚਾਂਸਲਰ ਦੁਆਰਾ ਨਾਮਜ਼ਦ ਕੀਤਾ ਗਿਆ ਇੱਕ<br>ਵਿੱਤੀ ਮਾਹਿਰ;  | ਮੈਂਬਰ   |
| (ਕ) | ਚਾਂਸਲਰ ਨਾਲ ਸਲਾਹ-ਮਸ਼ਵਰਾ ਕਰਦੇ ਹੋਏ<br>ਸਕੱਤਰ, ਉਚੇਰੀ ਸਿੱਖਿਆ ਵਿਭਾਗ, ਪੰਜਾਬ<br>ਸਰਕਾਰ ਦੁਆਰਾ ਨਾਮਜ਼ਦ ਕੀਤਾ ਗਿਆ ਇੱਕ<br>ਉੱਘਾ ਸਿੱਖਿਆ-ਸ਼ਾਸ਼ਤਰੀ; ਅਤੇ | ਮੈਂਬਰ   |
| (ਖ) | ਪ੍ਰਬੰਧਕੀ ਸਕੱਤਰ, ਉਚੇਰੀ ਸਿੱਖਿਆ ਵਿਭਾਗ,<br>ਪੰਜਾਬ ਸਰਕਾਰ ਜਾਂ ਉਸ ਦਾ ਪ੍ਰਤੀਨਿਧੀ ਜੋ ਕਿ<br>ਸੰਯੁਕਤ ਸਕੱਤਰ ਦੇ ਅਹੁਦੇ ਤੋਂ ਬੱਲੇ ਦਾ ਨਾ ਹੋਵੇ।          | ਮੈਂਬਰ   |

(2) ਸ਼ਾਸਕ ਬਾਡੀ ਯੂਨੀਵਰਸਿਟੀ ਦੀ ਸਰਵ-ਉੱਚ ਬਾਡੀ ਹੋਵੇਗੀ। ਇਹ ਹੇਠ-ਲਿਖੇ  
ਕਾਜਕਾਰ ਨਿਭਾਏਗੀ, ਅਰਥਾਤ:-

- |     |   |
|-----|---|
| (ੳ) | ਪ੍ਰਵਿਧਾਨਾਂ, ਆਰਡੀਨੈਂਸਾਂ ਅਤੇ ਵਿਨਿਯਮਾਂ ਦੇ ਅਨੁਸਾਰ ਯੂਨੀਵਰਸਿਟੀ ਦੇ<br>ਕਾਜਕਾਰਾਂ ਨੂੰ ਕੰਟਰੋਲ ਕਰਨ ਲਈ ਨਿਰਦੇਸ਼ ਦੇਣੇ ਅਤੇ ਆਮ ਨਿਗਰਾਨੀ<br>ਪ੍ਰਦਾਨ ਕਰਨਾ;   |
| (ਅ) | ਯੂਨੀਵਰਸਿਟੀ ਦੀਆਂ ਹੋਰ ਅਥਾਰਟੀਆਂ ਦੇ ਫੈਸਲਿਆਂ ਦੀ ਨਜ਼ਰਸਾਨੀ ਕਰਨੀ<br>ਜੇਕਰ ਉਹ ਪ੍ਰਵਿਧਾਨਾਂ, ਆਰਡੀਨੈਂਸਾਂ ਅਤੇ ਵਿਨਿਯਮਾਂ ਦੇ ਉਪਬੰਧਾਂ ਦੇ<br>ਅਨੁਰੂਪ ਨਾ ਹੋਣ; |
| (ੲ) | ਯੂਨੀਵਰਸਿਟੀ ਦੀ ਸਲਾਨਾ ਰਿਪੋਰਟ ਅਤੇ ਬਜਟ ਨੂੰ ਪ੍ਰਵਾਨ ਕਰਨਾ;   |
| (ਸ) | ਯੂਨੀਵਰਸਿਟੀ ਦੁਆਰਾ ਅਪਣਾਈਆਂ ਜਾਣ ਵਾਲੀਆਂ ਵਿਸ਼ਤਰਿਤ ਨੀਤੀਆਂ ਨੂੰ<br>ਨਿਯਤ ਕਰਨਾ;   |

- (ਹ) ਪ੍ਰਵਿਧਾਨਾਂ ਦੁਆਰਾ ਉਲਿਖਤ ਕੀਤੀਆਂ ਗਈਆਂ ਅਜਿਹੀਆਂ ਹੋਰ ਸ਼ਕਤੀਆਂ ਦੀ ਵਰਤੋਂ ਕਰਨੀ।
- (3) ਸ਼ਾਸਕ ਬਾਡੀ ਕੈਲੰਡਰ ਸਾਲ ਵਿੱਚ ਘੱਟੋ-ਘੱਟ ਦੋ ਵਾਰ ਇਕੱਤਰਤਾ ਕਰੇਗੀ।
- (4) ਸ਼ਾਸਕ ਬਾਡੀ ਦੀ ਇਕੱਤਰਤਾ ਲਈ ਘੱਟੋ ਘੱਟ ਕੋਰਮ ਪੰਜ ਦਾ ਹੋਵੇਗਾ।
16. (1) ਪ੍ਰਬੰਧ-ਬੋਰਡ ਹੇਠ-ਲਿਖੇ ਮੈਂਬਰਾਂ ਤੋਂ ਮਿਲ ਕੇ ਬਣੇਗਾ, ਅਰਥਾਤ:- ਪ੍ਰਬੰਧ-ਬੋਰਡ।
- |  |          |
|--|----------|
| (ੳ) ਚਾਂਸਲਰ ਜਾਂ ਉਸ ਦਾ ਨਾਮਜ਼ਦ;   | ਚੇਅਰਪਰਸਨ |
| (ਅ) ਵਾਈਸ-ਚਾਂਸਲਰ  | ਮੈਂਬਰ    |
| (ੲ) ਫਾਊਂਡੇਸ਼ਨ ਦੁਆਰਾ ਨਾਮਜ਼ਦ ਕੀਤੇ ਗਏ,<br>ਫਾਊਂਡੇਸ਼ਨ ਦੇ ਦੋ ਮੈਂਬਰ;                    | ਮੈਂਬਰ    |
| (ਸ) ਫਾਊਂਡੇਸ਼ਨ ਦੁਆਰਾ ਨਾਮਜ਼ਦ ਕੀਤੇ ਗਏ ਤਿੰਨ<br>ਵਿਅਕਤੀ ਜੋ ਫਾਊਂਡੇਸ਼ਨ ਦੇ ਮੈਂਬਰ ਨਹੀਂ ਹਨ; | ਮੈਂਬਰ    |
| (ਹ) ਫਾਊਂਡੇਸ਼ਨ ਦੁਆਰਾ ਨਾਮਜ਼ਦ ਕੀਤੇ ਗਏ,<br>ਅਧਿਆਪਕਾਂ ਵਿੱਚੋਂ ਦੋ ਵਿਅਕਤੀ;                | ਮੈਂਬਰ    |
| (ਕ) ਰਾਜ ਸਰਕਾਰ ਦੇ ਪ੍ਰਤੀਨਿਧੀ ਵਜੋਂ ਡਾਇਰੈਕਟਰ,<br>ਉਚੇਰੀ ਸਿੱਖਿਆ; ਅਤੇ                   | ਮੈਂਬਰ    |
| (ਖ) ਚਾਂਸਲਰ ਦੁਆਰਾ ਨਾਮਜ਼ਦ ਕੀਤੇ ਗਏ ਦੋ<br>ਅਧਿਆਪਕ।                                    | ਮੈਂਬਰ    |
- (2) ਪ੍ਰਬੰਧ-ਬੋਰਡ ਅਜਿਹੀਆਂ ਸ਼ਕਤੀਆਂ ਦੀ ਵਰਤੋਂ ਕਰੇਗਾ ਅਤੇ ਅਜਿਹੇ ਕਾਜਕਾਰ ਨਿਭਾਏਗਾ, ਜਿਵੇਂ ਕਿ ਮੁਕੱਰਰ ਕੀਤਾ ਜਾਵੇ।
- (3) ਪ੍ਰਬੰਧ-ਬੋਰਡ ਕੈਲੰਡਰ ਸਾਲ ਵਿੱਚ ਘੱਟੋ-ਘੱਟ ਦੋ ਵਾਰ ਇਕੱਤਰਤਾ ਕਰੇਗਾ।
- (4) ਪ੍ਰਬੰਧ-ਬੋਰਡ ਦੀ ਇਕੱਤਰਤਾ ਲਈ ਘੱਟੋ ਘੱਟ ਕੋਰਮ ਪੰਜ ਦਾ ਹੋਵੇਗਾ।
17. ਅਕਾਦਮਿਕ ਕੌਂਸਲ ਹੇਠ-ਲਿਖੇ ਮੈਂਬਰਾਂ ਤੋਂ ਮਿਲਕੇ ਬਣੇਗੀ, ਅਰਥਾਤ:- ਅਕਾਦਮਿਕ ਕੌਂਸਲ।
- |   |          |
|---|----------|
| (ੳ) ਵਾਈਸ-ਚਾਂਸਲਰ;  | ਚੇਅਰਪਰਸਨ |
| (ਅ) ਰਾਜ ਸਰਕਾਰ ਦੁਆਰਾ ਉਸ ਦੇ ਪ੍ਰਤੀਨਿਧੀ ਵਜੋਂ<br>ਨਾਮਜ਼ਦ ਕੀਤਾ ਗਿਆ ਇੱਕ ਉੱਘਾ ਅਕਾਦਮਿਕ<br>ਵਿਅਕਤੀ; ਅਤੇ | ਮੈਂਬਰ    |
| (ੲ) ਅਜਿਹੇ ਹੋਰ ਮੈਂਬਰ, ਜਿਵੇਂ ਮੁਕੱਰਰ ਕੀਤਾ ਜਾਵੇ।  | ਮੈਂਬਰ    |



(2) ਅਕਾਦਮਿਕ ਕੌਂਸਲ ਯੂਨੀਵਰਸਿਟੀ ਦੀ ਪ੍ਰਮੁੱਖ ਅਕਾਦਮਿਕ ਬਾਡੀ ਹੋਵੇਗੀ ਅਤੇ ਇਹ ਇਸ ਐਕਟ, ਪ੍ਰਵਿਧਾਨਾਂ, ਆਰਡੀਨੈਂਸਾਂ ਅਤੇ ਵਿਨਿਯਮਾਂ ਦੇ ਉਪਬੰਧਾਂ ਦੇ ਤਾਬੇ, ਯੂਨੀਵਰਸਿਟੀ ਦੀਆਂ ਅਕਾਦਮਿਕ ਨੀਤੀਆਂ ਵਿੱਚ ਤਾਲਮੇਲ ਕਰੇਗੀ ਅਤੇ ਉਨ੍ਹਾਂ ਤੇ ਆਮ ਨਿਗਰਾਨੀ ਰੱਖੇਗੀ।

(3) ਅਕਾਦਮਿਕ ਕੌਂਸਲ ਦੀ ਇਕੱਤਰਤਾ ਦਾ ਕੋਰਮ ਅਜਿਹਾ ਹੋਵੇਗਾ, ਜਿਵੇਂ ਮੁਕੱਰਰ ਕੀਤਾ ਗਿਆ ਹੋਵੇ।

ਵਿੱਤ ਕਮੇਟੀ।

18. (1) ਵਿੱਤ ਕਮੇਟੀ ਹੇਠ-ਲਿਖੇ ਮੈਂਬਰਾਂ ਤੋਂ ਮਿਲ ਕੇ ਬਣੇਗੀ, ਅਰਥਾਤ:-

- |       |  |             |
|-------|--|-------------|
| (i)   | ਵਾਈਸ-ਚਾਂਸਲਰ;   | ਚੇਅਰਪਰਸਨ    |
| (ii)  | ਡੀਨ ਅਕਾਦਮਿਕ ਮਾਮਲੇ;   | ਮੈਂਬਰ       |
| (iii) | ਰਜਿਸਟਰਾਰ;  | ਮੈਂਬਰ       |
| (iv)  | ਫਾਊਂਡੇਸ਼ਨ ਦੁਆਰਾ ਨਾਮਜ਼ਦ ਕੀਤੇ ਗਏ ਦੋ ਵਿਅਕਤੀ, ਜਿਨ੍ਹਾਂ ਵਿੱਚੋਂ ਇੱਕ ਵਿੱਤੀ ਮਾਹਿਰ ਹੋਵੇਗਾ; ਅਤੇ | ਮੈਂਬਰ       |
| (v)   | ਮੁੱਖ ਵਿੱਤ ਅਤੇ ਲੇਖਾ ਅਫ਼ਸਰ।  | ਮੈਂਬਰ-ਸਕੱਤਰ |

(2) ਫਾਊਂਡੇਸ਼ਨ ਦੁਆਰਾ ਨਾਮਜ਼ਦ ਕੀਤੇ ਗਏ ਮੈਂਬਰ ਦੋ ਸਾਲ ਦੀ ਮੁੱਦਤ ਲਈ ਅਹੁਦਾ ਧਾਰਨ ਕਰਨਗੇ।

ਵਿੱਤ ਕਮੇਟੀ ਦੇ ਕਾਜਕਾਰ।

19. (1) ਮੁੱਖ ਵਿੱਤ ਅਤੇ ਲੇਖਾ ਅਫ਼ਸਰ ਲੋੜੀਂਦੇ ਦਸਤਾਵੇਜ਼ਾਂ ਨਾਲ, ਯੂਨੀਵਰਸਿਟੀ ਦਾ ਸਲਾਨਾ ਬਜਟ ਤਿਆਰ ਕਰਵਾਏਗਾ ਅਤੇ ਉਸ ਨੂੰ ਪ੍ਰਵਾਨਗੀ ਲਈ ਵਿੱਤ ਕਮੇਟੀ ਨੂੰ ਪੇਸ਼ ਕਰੇਗਾ। ਮੁੱਖ ਵਿੱਤ ਅਤੇ ਲੇਖਾ ਅਫ਼ਸਰ ਯੂਨੀਵਰਸਿਟੀ ਦੀ ਸਲਾਨਾ ਆਮਦਨ ਅਤੇ ਖਰਚਿਆਂ ਦੇ ਲੇਖੇ ਵੀ ਤਿਆਰ ਕਰਵਾਏਗਾ ਅਤੇ ਇਸ ਸਬੰਧੀ ਵਿੱਤ ਕਮੇਟੀ ਵੱਲੋਂ ਨਿਯੁਕਤ ਕੀਤੇ ਗਏ ਚਾਰਟਰਡ ਲੇਖਾਕਾਰ ਦੁਆਰਾ ਇਸ ਦਾ ਆਡਿਟ ਕਰਵਾਏਗਾ।

(2) ਉਪ-ਧਾਰਾ (1) ਵਿੱਚ ਹਵਾਲਾ ਦਿੱਤੇ ਅਨੁਸਾਰ ਯੂਨੀਵਰਸਿਟੀ ਦੀ ਆਮਦਨ ਅਤੇ ਖਰਚਿਆਂ ਦੇ ਆਡਿਟ ਸਬੰਧੀ ਨੋਟ ਨਾਲ ਵਿੱਤ ਕਮੇਟੀ ਦੁਆਰਾ ਪ੍ਰਵਾਨ ਕੀਤੇ ਗਏ ਬਜਟ ਨੂੰ ਚਾਂਸਲਰ ਦੀ ਪ੍ਰਵਾਨਗੀ ਲਈ ਉਸ ਅੱਗੇ ਪੇਸ਼ ਕੀਤਾ ਜਾਵੇਗਾ।

(3) ਵਿੱਤ ਕਮੇਟੀ ਯੂਨੀਵਰਸਿਟੀ ਦੇ ਵਿੱਤੀ ਮਾਮਲਿਆਂ ਤੇ ਚਾਂਸਲਰ ਨੂੰ ਸਲਾਹ ਦੇਵੇਗੀ।

20. ਧਾਰਾ 14 ਦੇ ਖੰਡ (v) ਅਧੀਨ ਅਥਾਰਟੀਆਂ ਦੀ ਬਣਤਰ, ਗਠਨ, ਸ਼ਕਤੀਆਂ ਅਤੇ ਕਾਜਕਾਰ ਅਜਿਹੇ ਹੋਣਗੇ, ਜਿਵੇਂ ਮੁਕੱਰਰ ਕੀਤੇ ਜਾਣ।

ਹੋਰ  
ਅਥਾਰਟੀਆਂ।

21. ਕੋਈ ਵਿਅਕਤੀ ਯੂਨੀਵਰਸਿਟੀ ਦੀ ਕਿਸੇ ਬਾਡੀ ਜਾਂ ਅਥਾਰਟੀਆਂ ਦਾ ਮੈਂਬਰ ਹੋਣ ਦੇ ਅਯੋਗ ਹੋ ਜਾਵੇਗਾ, ਜੇਕਰ ਉਹ,-

ਅਥਾਰਟੀ ਜਾਂ  
ਬਾਡੀ ਦੀ  
ਮੈਂਬਰਸ਼ਿੱਪ ਲਈ  
ਨਾਕਾਬਲੀਅਤ।

- (i) ਜੋ ਵਿਗੜ-ਚਿਤ ਹੈ ਅਤੇ ਕਿਸੇ ਸ਼ਕਤਵਾਨ ਅਦਾਲਤ ਦੁਆਰਾ ਅਜਿਹਾ ਐਲਾਨਿਆ ਹੋਇਆ ਹੈ; ਜਾਂ
- (ii) ਇੱਕ ਅਮੁੱਕਤ ਦਿਵਾਲੀਆ ਹੈ; ਜਾਂ
- (iii) ਕਿਸੇ ਸਦਾਚਾਰਕ ਗਿਰਾਵਟ ਵਿੱਚ ਪਲਚੇ ਅਪਰਾਧ ਲਈ ਸਿੱਧ-ਦੋਸ਼ ਠਹਿਰਾਇਆ ਗਿਆ ਹੈ ; ਜਾਂ
- (iv) ਕਿਸੇ ਵੀ ਰੂਪ ਵਿੱਚ ਕਿਸੇ ਪ੍ਰੀਖਿਆ ਦਾ ਸੰਚਾਲਣ ਕਰਨ ਵਿੱਚ ਕਿਸੇ ਅਣਉਚਿਤ ਆਚਰਣ ਨਾਲ ਖਚਿਤ ਹੋਣ ਕਰਕੇ ਜਾਂ ਉਸ ਨੂੰ ਵਧਾਵਾ ਦੇਣ ਕਾਰਨ ਸਜ਼ਾ-ਯਾਫ਼ਤਾ ਹੋ ਗਿਆ ਹੈ।

22. ਯੂਨੀਵਰਸਿਟੀ ਦੀ ਕਿਸੇ ਅਥਾਰਟੀ ਜਾਂ ਕਿਸੇ ਹੋਰ ਬਾਡੀ ਦੁਆਰਾ ਕੀਤਾ ਗਿਆ ਕੋਈ ਕਾਰਜ, ਜਾਂ ਕਾਰਵਾਈਆਂ ਸਿਰਫ਼ ਇਸ ਕਾਰਨ ਨਾਜਾਇਜ਼ ਨਹੀਂ ਹੋਣਗੀਆਂ ਕਿ-

ਖਾਲੀ ਥਾਵਾਂ ਕਾਰਨ  
ਕਾਰਜਾਂ ਜਾਂ  
ਕਾਰਵਾਈਆਂ ਦਾ  
ਨਾਜਾਇਜ਼ ਨ  
ਹੋਣਾ।

- (ੳ) ਅਥਾਰਟੀ ਜਾਂ ਬਾਡੀ ਵਿੱਚ ਕੋਈ ਥਾਂ ਖਾਲੀ ਹੈ ਜਾਂ ਉਸ ਦੇ ਗਠਨ ਵਿੱਚ ਕੋਈ ਤਰੁੱਟੀ ਹੈ; ਜਾਂ
- (ਅ) ਉਸ ਦੇ ਮੈਂਬਰ ਵਜੋਂ ਕਾਰਜ ਕਰ ਰਹੇ ਕਿਸੇ ਵਿਅਕਤੀ ਦੀ ਨਾਮਜ਼ਦਗੀ ਜਾਂ ਨਿਯੁਕਤੀ ਵਿੱਚ ਕੋਈ ਤਰੁੱਟੀ ਜਾਂ ਬੇਕਾਇਦਗੀ ਹੈ; ਜਾਂ
- (ੲ) ਅਜਿਹੇ ਕਾਰਜ ਜਾਂ ਕਾਰਵਾਈ ਵਿੱਚ ਕੋਈ ਤਰੁੱਟੀ ਜਾਂ ਬੇਕਾਇਦਗੀ ਹੈ ਜੋ ਮਾਮਲੇ ਦੇ ਗੁਣਾਂ ਤੇ ਪ੍ਰਭਾਵ ਨਹੀਂ ਪਾਉਂਦੀ।

23. ਜੇਕਰ ਯੂਨੀਵਰਸਿਟੀ ਦੀ ਕਿਸੇ ਅਥਾਰਟੀ ਜਾਂ ਬਾਡੀ ਵਿੱਚ ਕਿਸੇ ਮੈਂਬਰ ਦੀ ਮੌਤ ਹੋ ਜਾਣ ਕਾਰਨ ਜਾਂ ਉਸ ਦੇ ਅਸਤੀਫ਼ੇ ਜਾਂ ਅਹੁਦੇ ਤੋਂ ਹਟਾਏ ਜਾਣ ਕਾਰਨ ਜਾਂ ਜਿਸ ਸਮਰੱਥਾ ਵਿੱਚ ਉਸ ਨੂੰ ਨਿਯੁਕਤ ਜਾਂ ਨਾਮਜ਼ਦ ਕੀਤਾ ਗਿਆ ਸੀ ਉਸ ਸਮਰੱਥਾ ਵਿੱਚ ਤਬਦੀਲੀ ਹੋ ਜਾਣ ਕਾਰਨ ਕੋਈ ਆਸਾਮੀ ਖਾਲੀ ਹੁੰਦੀ ਹੈ ਤਾਂ ਉਸ ਅਥਾਰਟੀ ਜਾਂ ਬਾਡੀ ਦੁਆਰਾ ਜਿਸ ਵੱਲੋਂ ਅਜਿਹੇ ਮੈਂਬਰ ਦੀ ਨਿਯੁਕਤੀ ਜਾਂ ਨਾਮਜ਼ਦਗੀ ਕੀਤੀ ਗਈ ਸੀ, ਜਿੰਨੀ ਛੇਤੀ ਸੰਭਵ ਹੋ ਸਕੇ ਉਸ ਆਸਾਮੀ ਨੂੰ ਭਰਿਆ ਜਾਵੇਗਾ:

ਸੰਕਟਕਾਲੀ  
ਖਾਲੀ ਹੋਈਆਂ  
ਆਸਾਮੀਆਂ ਨੂੰ  
ਭਰਨਾ।

ਪਰੰਤੂ ਯੂਨੀਵਰਸਿਟੀ ਦੀ ਕਿਸੇ ਅਥਾਰਟੀ ਜਾਂ ਬਾਡੀ ਦੇ ਮੈਂਬਰ ਦੀ ਸੰਕਟਕਾਲੀ ਖਾਲੀ ਹੋਈ ਆਸਾਮੀ ਤੇ ਨਾਮਜ਼ਦ ਜਾਂ ਨਿਯੁਕਤ ਕੀਤਾ ਗਿਆ ਅਜਿਹਾ ਵਿਅਕਤੀ, ਮੈਂਬਰ ਦੀ ਬਾਕੀ

ਰਹਿੰਦੀ ਮਿਆਦ ਲਈ ਹੀ ਅਥਾਰਟੀ ਜਾਂ ਬਾਡੀ ਦੇ ਮੈਂਬਰ ਦੇ ਅਹੁਦੇ ਤੇ ਬਣਿਆ ਰਹੇਗਾ, ਜਿਸ ਦੀ ਥਾਂ ਤੇ ਉਸ ਨੂੰ ਨਿਯੁਕਤ ਜਾਂ ਨਾਮਜ਼ਦ, ਜਿਹੀ ਕਿ ਸੂਰਤ ਹੋਵੇ, ਕੀਤਾ ਗਿਆ ਹੈ।

ਕਮੇਟੀਆਂ।

24. ਯੂਨੀਵਰਸਿਟੀ ਦੀਆਂ ਅਥਾਰਟੀਆਂ ਜਾਂ ਅਧਿਕਾਰੀ ਅਜਿਹੀਆਂ ਕਮੇਟੀਆਂ ਦਾ ਗਠਨ ਕਰ ਸਕਦੇ ਹਨ, ਜੋ ਅਜਿਹੀਆਂ ਕਮੇਟੀਆਂ ਦੁਆਰਾ ਵਿਸ਼ੇਸ਼ ਕੰਮ ਨੂੰ ਕਰਨ ਲਈ ਜ਼ਰੂਰੀ ਹੋ ਸਕਦੀਆਂ ਹਨ। ਅਜਿਹੀਆਂ ਕਮੇਟੀਆਂ ਦਾ ਗਠਨ ਅਤੇ ਕਰਤੱਵ ਅਜਿਹੇ ਹੋਣਗੇ, ਜਿਵੇਂ ਮੁਕੱਰਰ ਕੀਤੇ ਜਾ ਸਕਣ।

ਪ੍ਰਵਿਧਾਨ  
ਬਣਾਉਣ  
ਦੀ ਸ਼ਕਤੀ।

25. (1) ਸ਼ਾਸਕ ਬਾਡੀ, ਸਮੇਂ-ਸਮੇਂ ਤੇ, ਪ੍ਰਵਿਧਾਨ ਬਣਾ ਸਕੇਗੀ ਜਾਂ ਪ੍ਰਵਿਧਾਨਾਂ ਦੀ ਸੋਧ ਜਾਂ ਉਨ੍ਹਾਂ ਨੂੰ ਨਿਰਸਨ ਕਰ ਸਕੇਗੀ।

(2) ਬਣਾਏ ਗਏ ਪ੍ਰਵਿਧਾਨ ਲਈ ਜਾਂ ਉਨ੍ਹਾਂ ਵਿੱਚ ਕੀਤੀ ਗਈ ਕੋਈ ਸੋਧ ਜਾਂ ਨਿਰਸਨ ਸਬੰਧੀ ਚਾਂਸਲਰ ਦੀ ਪ੍ਰਵਾਨਗੀ ਲੋੜੀਂਦੀ ਹੋਵੇਗੀ।

(3) ਇਸ ਐਕਟ ਦੇ ਉਪਬੰਧਾਂ ਦੇ ਤਾਬੇ, ਪ੍ਰਵਿਧਾਨ ਹੇਠ-ਲਿਖੇ ਵਿਸ਼ਿਆਂ ਲਈ ਉਪਬੰਧ ਕਰ ਸਕਣਗੇ, ਅਰਥਾਤ:-

- (i) ਯੂਨੀਵਰਸਿਟੀ ਦੀਆਂ ਅਥਾਰਟੀਆਂ ਅਤੇ ਹੋਰ ਬਾਡੀਆਂ, ਜੋ ਸਮੇਂ-ਸਮੇਂ ਤੇ ਗਠਤ ਕੀਤੀਆਂ ਗਈਆਂ ਹੋਣ, ਦੇ ਗਠਨ, ਸ਼ਕਤੀਆਂ ਅਤੇ ਕਾਜਕਾਰ;
- (ii) ਵਾਈਸ-ਚਾਂਸਲਰ ਦੀ ਨਿਯੁਕਤੀ ਦੇ ਨਿਬੰਧਨ ਅਤੇ ਸ਼ਰਤਾਂ ਅਤੇ ਉਸ ਦੀਆਂ ਸ਼ਕਤੀਆਂ ਅਤੇ ਕਾਜਕਾਰ;
- (iii) ਰਜਿਸਟਰਾਰ ਅਤੇ ਮੁੱਖ ਵਿੱਤ ਅਤੇ ਲੇਖਾ ਅਫ਼ਸਰ ਦੀ ਨਿਯੁਕਤੀ ਦਾ ਤਰੀਕਾ, ਨਿਬੰਧਨ ਅਤੇ ਸ਼ਰਤਾਂ ਅਤੇ ਉਨ੍ਹਾਂ ਦੀਆਂ ਸ਼ਕਤੀਆਂ ਅਤੇ ਕਾਜਕਾਰ;
- (iv) ਹੋਰ ਅਧਿਕਾਰੀਆਂ ਅਤੇ ਅਧਿਆਪਕਾਂ ਦੀ ਨਿਯੁਕਤੀ ਦਾ ਤਰੀਕਾ, ਨਿਬੰਧਨ ਅਤੇ ਸ਼ਰਤਾਂ ਅਤੇ ਉਨ੍ਹਾਂ ਦੀਆਂ ਸ਼ਕਤੀਆਂ ਅਤੇ ਕਾਜਕਾਰ;
- (v) ਯੂਨੀਵਰਸਿਟੀ ਦੇ ਕਰਮਚਾਰੀਆਂ ਦੇ ਸੇਵਾ ਦੇ ਨਿਬੰਧਨ ਅਤੇ ਸ਼ਰਤਾਂ;
- (vi) ਯੂਨੀਵਰਸਿਟੀ, ਅਧਿਕਾਰੀਆਂ, ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਵਿਚਕਾਰ ਝਗੜੇ ਦੀ ਸੂਰਤ ਵਿੱਚ ਸਾਲਸੀ ਪ੍ਰੀਕ੍ਰਿਆ;
- (vii) ਮਾਨ-ਅਰਥ ਡਿਗਰੀਆਂ ਪ੍ਰਦਾਨ ਕਰਨਾ;
- (viii) ਵਿਦਿਆਰਥੀਆਂ ਨੂੰ ਟਿਊਸ਼ਨ ਫੀਸ ਦੀ ਅਦਾਇਗੀ ਤੋਂ ਛੋਟ ਦੇਣੀ ਅਤੇ ਉਨ੍ਹਾਂ ਨੂੰ ਵਜ਼ੀਫ਼ਾ ਅਤੇ ਫੈਲੋਸ਼ਿਪ ਪ੍ਰਦਾਨ ਕਰਨਾ;
- (ix) ਸੀਟਾਂ ਦੇ ਰਾਖਵੇਂਕਰਨ ਨੂੰ ਵਿਨਿਯਮਤ ਕਰਨ ਦੇ ਨਾਲ ਦਾਖ਼ਲੇ ਦੀ ਨੀਤੀ;
- (x) ਵੱਖ-ਵੱਖ ਕੋਰਸਾਂ ਵਿੱਚ ਸੀਟਾਂ ਦੀ ਗਿਣਤੀ; ਅਤੇ

- (xi) ਇਸ ਐਕਟ ਅਧੀਨ ਹੋਰ ਸਾਰੇ ਮਾਮਲੇ ਜਿਨ੍ਹਾਂ ਲਈ ਪ੍ਰਵਿਧਾਨ ਬਣਾਉਣੇ ਲੋੜੀਂਦੇ ਹੋਣ।
- (4) ਚਾਂਸਲਰ ਦੀ ਪ੍ਰਵਾਨਗੀ ਤੋਂ ਬਾਅਦ, ਯੂਨੀਵਰਸਿਟੀ ਦੇ ਪ੍ਰਵਿਧਾਨਾਂ ਨੂੰ ਰਾਜ ਸਰਕਾਰ ਨੂੰ ਉਸਦੀ ਪ੍ਰਵਾਨਗੀ ਲਈ ਪੇਸ਼ ਕੀਤਾ ਜਾਵੇਗਾ।
- (5) ਰਾਜ ਸਰਕਾਰ ਯੂਨੀਵਰਸਿਟੀ ਵੱਲੋਂ ਪੇਸ਼ ਕੀਤੇ ਗਏ ਪ੍ਰਵਿਧਾਨਾਂ ਤੇ ਵਿਚਾਰ ਕਰੇਗੀ ਅਤੇ ਬਿਨਾਂ ਰੂਪਭੇਦ ਤੋਂ ਜਾਂ ਅਜਿਹੇ ਰੂਪਭੇਦ ਕਰਦੇ ਹੋਏ, ਜੇਕਰ ਕੋਈ ਹੋਣ, ਜਿਵੇਂ ਕਿ ਉਹ ਜ਼ਰੂਰੀ ਸਮਝਦੀ ਹੋਵੇ, ਉਸ ਨੂੰ ਪ੍ਰਵਾਨਗੀ ਦੇਵੇਗੀ ਅਤੇ ਪ੍ਰਵਿਧਾਨਾਂ ਨੂੰ ਯੂਨੀਵਰਸਿਟੀ ਨੂੰ ਵਾਪਸ ਭੇਜ ਦੇਵੇਗੀ।
- (6) ਯੂਨੀਵਰਸਿਟੀ ਸ਼ਾਸਕ ਬਾਡੀ ਦੀ ਪ੍ਰਵਾਨਗੀ ਨਾਲ ਰਾਜ ਸਰਕਾਰ ਦੁਆਰਾ ਪ੍ਰਵਾਨ ਕੀਤੇ ਗਏ ਪ੍ਰਵਿਧਾਨਾਂ ਤੇ ਆਪਣੀ ਸਹਿਮਤੀ ਨੂੰ ਸੰਸੂਚਤ ਕਰੇਗੀ, ਅਤੇ ਜੇਕਰ ਯੂਨੀਵਰਸਿਟੀ ਰਾਜ ਸਰਕਾਰ ਦੁਆਰਾ ਕੀਤੇ ਗਏ ਕੁੱਝ ਜਾਂ ਸਾਰੇ ਰੂਪਭੇਦਾਂ ਨੂੰ ਪ੍ਰਭਾਵੀ ਬਣਾਉਣ ਦੀ ਇੱਛਾ ਨਹੀਂ ਰੱਖਦੀ ਤਾਂ ਉਹ ਇਸ ਦੇ ਕਾਰਨ ਵੀ ਦੇ ਸਕੇਗੀ।
- (7) ਰਾਜ ਸਰਕਾਰ ਦੁਆਰਾ ਪ੍ਰਵਿਧਾਨਾਂ ਨੂੰ ਅੰਤਮ ਰੂਪ ਵਿੱਚ ਪ੍ਰਵਾਨ ਕਰਨ ਤੋਂ ਪਿੱਛੋਂ ਇਹਨਾਂ ਨੂੰ ਯੂਨੀਵਰਸਿਟੀ ਦੇ ਸਰਕਾਰੀ ਗਜ਼ਟ ਵਿੱਚ ਪ੍ਰਕਾਸ਼ਤ ਕੀਤਾ ਜਾਵੇਗਾ।
- (8) ਇਸ ਤਰ੍ਹਾਂ ਬਣਾਏ ਗਏ ਪ੍ਰਵਿਧਾਨਾਂ ਨੂੰ ਰਾਜ ਸਰਕਾਰ ਦੀ ਪ੍ਰਵਾਨਗੀ ਤੋਂ ਬਿਨਾਂ ਸੋਧਿਆ ਨਹੀਂ ਜਾਵੇਗਾ।
26. (1) ਸ਼ਾਸਕ ਬਾਡੀ ਸਮੇਂ-ਸਮੇਂ ਤੇ ਆਰਡੀਨੈਂਸ ਬਣਾ ਸਕੇਗੀ ਜਾਂ ਆਰਡੀਨੈਂਸਾਂ ਵਿੱਚ ਸੋਧ ਕਰ ਸਕੇਗੀ ਜਾਂ ਉਨ੍ਹਾਂ ਨੂੰ ਨਿਰਸਤ ਕਰ ਸਕੇਗੀ।
- (2) ਹਰਿਕ ਬਣਾਏ ਗਏ ਆਰਡੀਨੈਂਸ ਜਾਂ ਉਸ ਵਿੱਚ ਕੀਤੀ ਗਈ ਕੋਈ ਸੋਧ ਜਾਂ ਉਸ ਨੂੰ ਨਿਰਸਤ ਕਰਨ ਤੇ ਚਾਂਸਲਰ ਦੀ ਪ੍ਰਵਾਨਗੀ ਲੋੜੀਂਦੀ ਹੋਵੇਗੀ।
- (3) ਇਸ ਐਕਟ ਅਤੇ ਪ੍ਰਵਿਧਾਨਾਂ ਦੇ ਉਪਬੰਧਾਂ ਦੇ ਤਾਬੇ, ਆਰਡੀਨੈਂਸ ਹੇਠ-ਲਿਖੇ ਵਿਸ਼ਿਆਂ ਲਈ ਉਪਬੰਧ ਕਰ ਸਕਣਗੇ, ਅਰਥਾਤ:-
- (i) ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦਾ ਦਾਖਲਾ ਅਤੇ ਉਸ ਅਨੁਸਾਰ ਉਨ੍ਹਾਂ ਦੇ ਨਾਂ ਰਜਿਸਟਰ ਵਿੱਚ ਚੜ੍ਹਾਉਣਾ;
  - (ii) ਯੂਨੀਵਰਸਿਟੀ ਦੀਆਂ ਡਿਗਰੀਆਂ, ਡਿਪਲੋਮੇ ਅਤੇ ਸਰਟੀਫਿਕੇਟਾਂ ਲਈ ਨਿਯਤ ਕੀਤੇ ਜਾਣ ਵਾਲੇ ਅਧਿਐਨ ਕੋਰਸ;
  - (iii) ਡਿਗਰੀਆਂ, ਡਿਪਲੋਮੇ, ਸਰਟੀਫਿਕੇਟਾਂ ਅਤੇ ਹੋਰ ਅਕਾਦਮਿਕ ਉਪਾਧੀਆਂ ਸਬੰਧੀ;

ਆਰਡੀਨੈਂਸ ਬਣਾਉਣ ਦੀ ਸ਼ਕਤੀ।

- 
- (iv) ਯੂਨੀਵਰਸਿਟੀ ਦੇ ਵੱਖ-ਵੱਖ ਕੋਰਸਾਂ, ਪ੍ਰੀਖਿਆਵਾਂ, ਡਿਗਰੀਆਂ ਅਤੇ ਡਿਪਲੋਮਿਆਂ ਦੀਆਂ ਲਈਆਂ ਜਾਣ ਵਾਲੀਆਂ ਫੀਸਾਂ;
  - (v) ਫੈਲੋ-ਵਜ਼ੀਫੇ, ਵਜ਼ੀਫੇ, ਵਿਦਿਆਰਥੀ-ਵਜ਼ੀਫੇ, ਤਮਗੇ ਅਤੇ ਇਨਾਮ ਦੇਣ ਲਈ ਸ਼ਰਤਾਂ;
  - (vi) ਪਰੀਖਿਆਵਾਂ ਦਾ ਸੰਚਾਲਣ, ਜਿਸ ਵਿੱਚ ਪਰੀਖਿਆ ਲੈਣ ਵਾਲੀਆਂ ਬਾਡੀਆਂ, ਪਰੀਖਿਅਕਾਂ ਅਤੇ ਮਾਡਰੇਟਰਾਂ ਦੇ ਅਹੁਦੇ ਦੇ ਨਿਬੰਧਨ ਅਤੇ ਨਿਯੁਕਤੀ ਦਾ ਤਰੀਕਾ ਅਤੇ ਕਰਤੱਵਾਂ ਬਾਰੇ ਕੀਤੇ ਉਪਬੰਧ ਸ਼ਾਮਲ ਹਨ;
  - (vii) ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਲਈ ਹੋਸਟਲ ਦੀਆਂ ਸਹੂਲਤਾਂ ਦੀਆਂ ਸ਼ਰਤਾਂ;
  - (viii) ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨੀ;
  - (ix) ਯੂਨੀਵਰਸਿਟੀ ਦੇ ਅਕਾਦਮਿਕ ਮਿਆਰ ਨੂੰ ਸੁਧਾਰਨ ਲਈ ਜੋ ਜ਼ਰੂਰੀ ਸਮਝਿਆ ਜਾਂਦਾ ਹੈ, ਉਸ ਅਨੁਸਾਰ ਕਿਸੇ ਹੋਰ ਬਾਡੀ ਦੀ ਰਚਨਾ, ਬਣਤਰ ਅਤੇ ਕਾਜਕਾਰ ਲਈ ਉਪਬੰਧ ਕਰਨਾ;
  - (x) ਹੋਰ ਯੂਨੀਵਰਸਿਟੀਆਂ ਅਤੇ ਸੰਸਥਾਵਾਂ ਨਾਲ ਮਿਲ ਕੇ ਕੰਮ ਕਰਨ ਅਤੇ ਸਹਿਯੋਗ ਦੇਣ ਦਾ ਤਰੀਕਾ; ਅਤੇ
  - (xi) ਇਸ ਐਕਟ ਜਾਂ ਇਸ ਅਧੀਨ ਬਣੇ ਪ੍ਰਵਿਧਾਨਾਂ ਅਨੁਸਾਰ ਉਹ ਸਾਰੇ ਹੋਰ ਵਿਸ਼ੇ ਜਿਨ੍ਹਾਂ ਲਈ ਆਰਡੀਨੈਂਸਾਂ ਦੁਆਰਾ ਉਪਬੰਧ ਕੀਤਾ ਜਾਣਾ ਲੋੜੀਂਦਾ ਹੋਵੇ।
- (4) ਚਾਂਸਲਰ ਦੀ ਪ੍ਰਵਾਨਗੀ ਤੋਂ ਬਾਅਦ, ਯੂਨੀਵਰਸਿਟੀ ਦੇ ਆਰਡੀਨੈਂਸ ਰਾਜ ਸਰਕਾਰ ਨੂੰ ਉਸਦੀ ਪ੍ਰਵਾਨਗੀ ਲਈ ਪੇਸ਼ ਕੀਤੇ ਜਾਣਗੇ।
- (5) ਯੂਨੀਵਰਸਿਟੀ ਵੱਲੋਂ ਪੇਸ਼ ਕੀਤੇ ਗਏ ਆਰਡੀਨੈਂਸਾਂ ਤੇ ਰਾਜ ਸਰਕਾਰ ਵਿਚਾਰ ਕਰੇਗੀ ਅਤੇ ਬਿਨਾਂ ਰੂਪਭੇਦਾਂ ਤੋਂ ਜਾਂ ਅਜਿਹੇ ਰੂਪਭੇਦ ਕਰਦੇ ਹੋਏ, ਜੇਕਰ ਕੋਈ ਹੋਣ, ਜਿਵੇਂ ਕਿ ਉਹ ਜ਼ਰੂਰੀ ਸਮਝਦੀ ਹੋਵੇ, ਉਸ ਨੂੰ ਪ੍ਰਵਾਨਗੀ ਦੇਵੇਗੀ ਅਤੇ ਉਨ੍ਹਾਂ ਨੂੰ ਵਾਪਸ ਯੂਨੀਵਰਸਿਟੀ ਨੂੰ ਭੇਜ ਦੇਵੇਗੀ।
- (6) ਯੂਨੀਵਰਸਿਟੀ, ਸ਼ਾਸਕ ਬਾਡੀ ਦੀ ਪ੍ਰਵਾਨਗੀ ਨਾਲ, ਰਾਜ ਸਰਕਾਰ ਦੁਆਰਾ ਪ੍ਰਵਾਨ ਕੀਤੇ ਗਏ ਆਰਡੀਨੈਂਸਾਂ ਤੇ ਆਪਣੀ ਸਹਿਮਤੀ ਨੂੰ ਸੰਸੂਚਤ ਕਰੇਗੀ ਅਤੇ ਜੇਕਰ ਯੂਨੀਵਰਸਿਟੀ ਰਾਜ ਸਰਕਾਰ ਦੁਆਰਾ ਕੀਤੇ ਗਏ ਕੁੱਝ ਜਾਂ ਸਾਰੇ ਰੂਪਭੇਦਾਂ ਨੂੰ ਪ੍ਰਭਾਵੀ ਬਣਾਉਣ ਦੀ ਇੱਛਾ ਨਹੀਂ ਰੱਖਦੀ ਤਾਂ ਉਹ ਇਸ ਦੇ ਕਾਰਨ ਵੀ ਦੇ ਸਕੇਗੀ।

(7) ਰਾਜ ਸਰਕਾਰ ਦੁਆਰਾ ਆਰਡੀਨੈਂਸਾਂ ਨੂੰ ਅੰਤਿਮ ਰੂਪ ਵਿੱਚ ਪ੍ਰਵਾਨ ਕਰਨ ਤੋਂ ਪਿੱਛੋਂ, ਇਹਨਾਂ ਨੂੰ ਯੂਨੀਵਰਸਿਟੀ ਦੇ ਸਰਕਾਰੀ ਗਜ਼ਟ ਵਿੱਚ ਪ੍ਰਕਾਸ਼ਤ ਕੀਤਾ ਜਾਵੇਗਾ।

(8) ਇਸ ਤਰ੍ਹਾਂ ਬਣਾਏ ਗਏ ਆਰਡੀਨੈਂਸਾਂ ਨੂੰ ਰਾਜ ਸਰਕਾਰ ਦੀ ਪ੍ਰਵਾਨਗੀ ਤੋਂ ਬਿਨਾਂ ਸੋਧਿਆ ਨਹੀਂ ਜਾਵੇਗਾ।

27. (1) ਸ਼ਾਸਕ ਬਾਡੀ ਸਮੇਂ-ਸਮੇਂ ਤੇ ਵਿਨਿਯਮ ਬਣਾ ਸਕੇਗੀ ਜਾਂ ਵਿਨਿਯਮ ਵਿੱਚ ਸੋਧ ਕਰ ਸਕੇਗੀ ਜਾਂ ਉਹਨਾਂ ਨੂੰ ਨਿਰਸਤ ਕਰ ਸਕੇਗੀ।

ਵਿਨਿਯਮ ਬਣਾਉਣ ਦੀ ਸ਼ਕਤੀ।

(2) ਹਰੇਕ ਬਣਾਏ ਗਏ ਵਿਨਿਯਮ ਜਾਂ ਉਸ ਵਿੱਚ ਕੀਤੀ ਗਈ ਕੋਈ ਸੋਧ ਜਾਂ ਉਹਨਾਂ ਨੂੰ ਨਿਰਸਤ ਕਰਨ ਤੇ ਚਾਂਸਲਰ ਦੀ ਪ੍ਰਵਾਨਗੀ ਲੋੜੀਂਦੀ ਹੋਵੇਗੀ।

(3) ਚਾਂਸਲਰ ਦੀ ਪ੍ਰਵਾਨਗੀ ਤੋਂ ਬਾਅਦ, ਯੂਨੀਵਰਸਿਟੀ ਦੇ ਵਿਨਿਯਮ ਰਾਜ ਸਰਕਾਰ ਨੂੰ ਉਸਦੀ ਪ੍ਰਵਾਨਗੀ ਲਈ ਪੇਸ਼ ਕੀਤੇ ਜਾਣਗੇ।

(4) ਰਾਜ ਸਰਕਾਰ ਯੂਨੀਵਰਸਿਟੀ ਵੱਲੋਂ ਪੇਸ਼ ਕੀਤੇ ਗਏ ਵਿਨਿਯਮਾਂ ਤੇ ਵਿਚਾਰ ਕਰੇਗੀ ਅਤੇ ਬਿਨਾਂ ਰੂਪਭੇਦਾਂ ਤੋਂ ਜਾਂ ਅਜਿਹੇ ਰੂਪਭੇਦ ਕਰਦੇ ਹੋਏ, ਜੇਕਰ ਕੋਈ ਹੋਣ, ਜਿਵੇਂ ਕਿ ਉਹ ਜ਼ਰੂਰੀ ਸਮਝਦੀ ਹੋਵੇ, ਉਸ ਨੂੰ ਪ੍ਰਵਾਨਗੀ ਦੇਵੇਗੀ ਅਤੇ ਵਿਨਿਯਮਾਂ ਨੂੰ ਯੂਨੀਵਰਸਿਟੀ ਨੂੰ ਭੇਜ ਦੇਵੇਗੀ।

(5) ਯੂਨੀਵਰਸਿਟੀ, ਸ਼ਾਸਕ ਬਾਡੀ ਦੀ ਪ੍ਰਵਾਨਗੀ ਨਾਲ, ਰਾਜ ਸਰਕਾਰ ਦੁਆਰਾ ਪ੍ਰਵਾਨ ਕੀਤੇ ਗਏ ਵਿਨਿਯਮਾਂ ਤੇ ਆਪਣੀ ਸਹਿਮਤੀ ਨੂੰ ਸੰਸੂਚਤ ਕਰੇਗੀ ਅਤੇ ਜੇਕਰ ਯੂਨੀਵਰਸਿਟੀ ਰਾਜ ਸਰਕਾਰ ਦੁਆਰਾ ਕੀਤੇ ਗਏ ਕੁੱਝ ਜਾਂ ਸਾਰੇ ਰੂਪਭੇਦਾਂ ਨੂੰ ਪ੍ਰਭਾਵੀ ਬਣਾਉਣ ਦੀ ਇੱਛਾ ਨਹੀਂ ਹੋਵੇਗੀ ਤਾਂ ਉਹ ਇਸ ਦੇ ਕਾਰਨ ਵੀ ਦੇ ਸਕੇਗੀ।

(6) ਰਾਜ ਸਰਕਾਰ ਦੁਆਰਾ ਵਿਨਿਯਮਾਂ ਨੂੰ ਅੰਤਿਮ ਰੂਪ ਵਿੱਚ ਪ੍ਰਵਾਨ ਕਰਨ ਤੋਂ ਪਿੱਛੋਂ ਇਨ੍ਹਾਂ ਨੂੰ ਯੂਨੀਵਰਸਿਟੀ ਦੇ ਸਰਕਾਰੀ ਗਜ਼ਟ ਵਿੱਚ ਪ੍ਰਕਾਸ਼ਤ ਕੀਤਾ ਜਾਵੇਗਾ।

(7) ਇਸ ਤਰ੍ਹਾਂ ਬਣਾਏ ਗਏ ਵਿਨਿਯਮਾਂ ਨੂੰ ਰਾਜ ਸਰਕਾਰ ਦੀ ਪ੍ਰਵਾਨਗੀ ਤੋਂ ਬਿਨਾਂ ਸੋਧਿਆ ਨਹੀਂ ਜਾਵੇਗਾ।

28. (1) ਯੂਨੀਵਰਸਿਟੀ ਅਜਿਹੀ ਕੋਈ ਵੀ ਡਿਗਰੀ ਦੇਣ ਤੋਂ ਵਰਜਿਤ ਹੋਵੇਗੀ ਜੋ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਜਾਂ ਕੇਂਦਰੀ ਸਰਕਾਰ ਦੁਆਰਾ ਇਸ ਦੇ ਬਰਾਬਰ ਦੀ ਗਠਤ ਕੀਤੀ ਗਈ ਬਾਡੀ ਵੱਲੋਂ ਮਾਨਤਾ ਪ੍ਰਾਪਤ ਨਹੀਂ ਹੈ।

ਯੂਨੀਵਰਸਿਟੀ ਵੱਲੋਂ ਵਿਨਿਯਮਤ ਬਾਡੀਆਂ ਦੇ ਨਿਯਮਾਂ, ਵਿਨਿਯਮਾਂ ਆਦਿ ਦੀ ਪਾਲਣਾ ਕਰਨਾ।

(2) ਯੂਨੀਵਰਸਿਟੀ ਲਈ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਨਿੱਜੀ ਯੂਨੀਵਰਸਿਟੀਆਂ ਵਿੱਚ ਮਿਆਰਾਂ ਦੀ ਸਥਾਪਨਾ ਅਤੇ ਸੰਭਾਲ) ਵਿਨਿਯਮ, 2003 ਅਨੁਸਾਰ ਜਾਂ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਜਾਂ ਕਿਸੇ ਹੋਰ ਰੈਗੂਲੇਟਰੀ ਬਾਡੀਆਂ ਦੁਆਰਾ ਨਿੱਜੀ

ਯੂਨੀਵਰਸਿਟੀਆਂ ਲਈ ਬਣਾਏ ਗਏ ਕਿਸੇ ਹੋਰ ਵਿਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।

ਆਮ ਫੰਡ।

29. ਯੂਨੀਵਰਸਿਟੀ ਦਾ ਇੱਕ ਆਮ ਫੰਡ ਹੋਵੇਗਾ, ਜਿਸ ਵਿੱਚ ਰਾਸ਼ੀ ਜਮ੍ਹਾਂ ਕਰਵਾਈ ਜਾਵੇਗੀ,-

- (ੳ) ਯੂਨੀਵਰਸਿਟੀ ਦੁਆਰਾ ਪ੍ਰਾਪਤ ਕੀਤੀਆਂ ਗਈਆਂ ਫੀਸਾਂ ਅਤੇ ਹੋਰ ਚਾਰਜਿਜ਼;
- (ਅ) ਯੂਨੀਵਰਸਿਟੀ ਦੁਆਰਾ ਸਲਾਹ ਮਸ਼ਵਰੇ ਤੋਂ ਅਤੇ ਆਪਣੇ ਜ਼ਿੰਮੇ ਲਏ ਗਏ ਹੋਰ ਕੰਮਾਂ ਤੋਂ ਪ੍ਰਾਪਤ ਕੀਤੀ ਗਈ ਕੋਈ ਆਮਦਨ;
- (ੲ) ਕਿਸੇ ਸਰਕਾਰੀ ਅਤੇ ਗੈਰ-ਸਰਕਾਰੀ ਫੰਡ ਏਜੰਸੀਆਂ ਤੋਂ ਖੋਜ ਪ੍ਰੋਜੈਕਟਾਂ ਲਈ ਯੂਨੀਵਰਸਿਟੀ ਦੁਆਰਾ ਕਿਸੇ ਸਾਧਨ ਤੋਂ ਪ੍ਰਾਪਤ ਕੀਤੇ ਗਏ ਫੰਡ ਅਤੇ ਗ੍ਰਾਂਟਾਂ;
- (2) ਆਮ ਫੰਡ ਦੀ ਹੇਠ-ਲਿਖੇ ਪ੍ਰਯੋਜਨਾਂ ਲਈ ਵਰਤੋਂ ਹੋਵੇਗੀ, ਅਰਥਾਤ:-
  - (ੳ) ਯੂਨੀਵਰਸਿਟੀ ਦੁਆਰਾ ਲਏ ਗਏ ਕਰਜ਼ਿਆਂ ਨੂੰ ਵਿਆਜ ਦੇ ਚਾਰਜਿਜ਼ ਸਮੇਤ ਵਾਪਸ ਅਦਾਇਗੀ ਕਰਨ ਲਈ;
  - (ਅ) ਯੂਨੀਵਰਸਿਟੀ ਦੀ ਸੰਪੱਤੀਆਂ ਦੀ ਸੰਭਾਲ ਲਈ;
  - (ੲ) ਫੰਡ ਦੇ ਆਡਿਟ ਦੇ ਖਰਚੇ ਦੀ ਅਦਾਇਗੀ ਲਈ;
  - (ਸ) ਕਿਸੇ ਮੁਕੱਦਮੇ ਜਾਂ ਕਾਰਵਾਈਆਂ ਦੇ ਖਰਚਿਆਂ ਨੂੰ ਪੂਰਾ ਕਰਨ ਲਈ;
  - (ਹ) ਯੂਨੀਵਰਸਿਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਤਨਖਾਹਾਂ ਅਤੇ ਭੱਤਿਆਂ ਦੀ ਅਦਾਇਗੀ ਲਈ ਅਤੇ ਅਜਿਹੇ ਕਿਸੇ ਅਧਿਕਾਰੀ ਅਤੇ ਕਰਮਚਾਰੀ ਨੂੰ ਕਿਸੇ ਲਾਭ ਦੀ ਅਦਾਇਗੀ ਕਰਨ ਲਈ;
  - (ਕ) ਯੂਨੀਵਰਸਿਟੀ ਦੀਆਂ ਅਥਾਰਟੀਆਂ, ਕਮੇਟੀ ਜਾਂ ਬੋਰਡ ਦੇ ਮੈਂਬਰਾਂ ਦੇ ਯਾਤਰਾ ਅਤੇ ਹੋਰ ਭੱਤਿਆਂ ਦੀ ਅਦਾਇਗੀ ਕਰਨ ਲਈ;
  - (ਖ) ਸਮਾਜ ਦੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਨਾਲ ਸਬੰਧਤ ਵਿਦਿਆਰਥੀਆਂ ਜਾਂ ਸਹਿਯੋਗੀ ਖੋਜਕਾਰਾਂ ਜਾਂ ਸਿਖਿਆਰਥੀਆਂ, ਜਿਹੀ ਕਿ ਸੂਰਤ ਹੋਵੇ, ਜਾਂ ਅਜਿਹੇ ਐਵਾਰਡ ਪ੍ਰਾਪਤ ਕਰਨ ਲਈ ਕਿਸੇ ਯੋਗ ਵਿਦਿਆਰਥੀ ਨੂੰ ਫੈਲੋਸ਼ਿਪਾਂ, ਵਜ਼ੀਫ਼ੇ, ਸਹਾਇਤਾ ਅਤੇ ਹੋਰ ਐਵਾਰਡਾਂ ਦੀ ਅਦਾਇਗੀ ਕਰਨ ਲਈ;

- (ਗ) ਯੂਨੀਵਰਸਿਟੀ ਦੁਆਰਾ ਉਠਾਏ ਗਏ ਕਿਸੇ ਖਰਚੇ ਦੀ ਅਦਾਇਗੀ ਕਰਨ ਲਈ;
- (ਘ) ਯੂਨੀਵਰਸਿਟੀ ਦੇ ਪ੍ਰਯੋਜਨ ਲਈ ਭੇਂ ਅਰਜਤ ਕਰਨ ਜਾਂ ਕਿਸੇ ਕਿਸਮ ਦੇ ਵਿਕਾਸ ਦੇ ਕੰਮ ਜਾਂ ਅਜਿਹੇ ਕਿਸੇ ਹੋਰ ਕਾਰਜਾਂ ਦੇ ਸਬੰਧ ਵਿੱਚ ਅਦਾਇਗੀ ਕਰਨ ਲਈ;
- (ਕ) ਫਾਊਂਡੇਸ਼ਨ ਦੁਆਰਾ ਯੂਨੀਵਰਸਿਟੀ ਦੀ ਸਥਾਪਨਾ ਅਤੇ ਉਸ ਨੂੰ ਚਲਾਉਣ ਲਈ ਲਏ ਗਏ ਕਰਜ਼ਿਆਂ ਅਤੇ ਪੂੰਜੀ ਦੇ ਖਰਚੇ ਲਈ ਅਤੇ ਇਸ ਲਈ ਕੀਤੇ ਗਏ ਨਿਵੇਸ਼ਾਂ ਦੀ ਅਦਾਇਗੀ ਕਰਨ ਲਈ;
- (ਚ) ਯੂਨੀਵਰਸਿਟੀ ਦੁਆਰਾ ਲਏ ਗਏ ਸਲਾਹ-ਮਸ਼ਵਰੇ ਦੇ ਕੰਮ ਨਾਲ ਸਬੰਧਤ ਚਾਰਜਾਂ ਅਤੇ ਖਰਚਿਆਂ ਦੀ ਅਦਾਇਗੀ ਲਈ;
- (ਛ) ਫਾਊਂਡੇਸ਼ਨ ਦੁਆਰਾ ਜਾਂ ਯੂਨੀਵਰਸਿਟੀ ਲਈ ਜਾਂ ਇਸ ਦੇ ਨਮਿੱਤ ਕਿਸੇ ਖਰਚੇ, ਤਨਖਾਹਾਂ, ਕਰਾਂ, ਦੇਣਦਾਰੀਆਂ ਦੀ ਅਦਾਇਗੀ ਕਰਨ ਲਈ।

30. ਯੂਨੀਵਰਸਿਟੀ ਦੀ ਆਮਦਨ ਅਤੇ ਖਰਚਿਆਂ ਦੇ ਲੇਖੇ ਯੂਨੀਵਰਸਿਟੀ ਦੇ ਚਾਰਟਰਡ ਲੇਖਾਕਾਰ ਦੁਆਰਾ ਆਡਿਟ ਕੀਤੇ ਜਾਣਗੇ ਅਤੇ ਉਹ ਖਾਤੇ ਮੁੱਖ ਵਿੱਤ ਅਤੇ ਲੇਖਾ ਅਫ਼ਸਰ ਵੱਲੋਂ ਸਾਲ ਵਿੱਚ ਇੱਕ ਵਾਰੀ ਪ੍ਰਸ਼ਾਸਕੀ ਬਾਡੀ ਨੂੰ ਉਸ ਦੀ ਪ੍ਰਵਾਨਗੀ ਲਈ ਪੇਸ਼ ਕੀਤੇ ਜਾਣਗੇ।

ਸਾਲਾਨਾ  
ਰਿਪੋਰਟ।

31. ਯੂਨੀਵਰਸਿਟੀ ਦੁਆਰਾ ਹਰੇਕ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਵਿੱਚ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਅਕਾਦਮਿਕ ਗਤੀਵਿਧੀਆਂ ਸਮੇਤ ਯੂਨੀਵਰਸਿਟੀ ਪ੍ਰੀਖਿਆਵਾਂ ਦੀ ਛਿਮਾਹੀ-ਦਰ-ਛਿਮਾਹੀ ਜਾਂ ਸਲਾਨਾ, ਜਿਹੀ ਕਿ ਸੂਰਤ ਹੋਵੇ, ਆਰਜ਼ੀ ਅਨੁਸੂਚੀ ਤਿਆਰ ਕਰੇਗੀ ਅਤੇ ਛਪਵਾਏਗੀ ਪਰੰਤੂ ਇਹ ਕੈਲੰਡਰ ਸਾਲ ਦੇ ਅਗਸਤ ਦੇ 30ਵੇਂ ਦਿਨ ਤੋਂ ਬਾਅਦ ਨਹੀਂ ਹੋਵੇਗੀ।

ਪ੍ਰੀਖਿਆਵਾਂ।

ਵਿਆਖਿਆ:- 'ਪ੍ਰੀਖਿਆਵਾਂ ਦੀ ਅਨੁਸੂਚੀ', ਜਿਸ ਦਾ ਮਤਲਬ ਸਮਾਂ-ਸਾਰਣੀ ਤੋਂ ਹੈ ਜੋ ਵਿਵਹਾਰਕ ਪ੍ਰੀਖਿਆਵਾਂ ਦੇ ਵੇਰਵੇ ਅਤੇ ਜੁਬਾਨੀ ਪ੍ਰੀਖਿਆ ਜੇਕਰ ਕੋਈ ਹੋਵੇ, ਉਸਦੇ ਹਰੇਕ ਪੇਪਰ ਦੇ ਸ਼ੁਰੂ ਹੋਣ ਦਾ ਸਮਾਂ, ਦਿਨ ਅਤੇ ਤਰੀਕ ਦਰਸਾਉਂਦੀ ਹੋਵੇ ਅਤੇ ਜੋ ਪ੍ਰੀਖਿਆਵਾਂ ਦੀ ਯੋਜਨਾ ਦਾ ਇੱਕ ਹਿੱਸਾ ਹੈ।

32. (1) ਯੂਨੀਵਰਸਿਟੀ, ਉਸ ਦੁਆਰਾ ਹਰ ਵੱਖਰੀ ਕਿਸਮ ਦੇ ਵਿਸ਼ੇਸ਼ ਕੋਰਸ ਦੀਆਂ ਲਈਆਂ ਗਈਆਂ ਪ੍ਰੀਖਿਆਵਾਂ ਦੀ ਆਖਰੀ ਤਰੀਕ ਤੋਂ ਪੰਤਾਲੀ ਦਿਨ ਦੀ ਮੁੱਦਤ ਦੇ

ਨਤੀਜਿਆਂ ਦਾ  
ਐਲਾਨ ਕਰਨਾ।



ਅੰਦਰ-ਅੰਦਰ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕਰਨ ਦਾ ਯਤਨ ਕਰੇਗੀ, ਪ੍ਰੰਤੂ ਇਹ ਕਿਸੇ ਵੀ ਹਾਲਤ ਵਿੱਚ ਦਰਸਾਈ ਗਈ ਤਰੀਕ ਤੋਂ ਸੱਠ ਦਿਨਾਂ ਤੋਂ ਬਾਅਦ ਨਹੀਂ ਹੋਣਗੇ।

(2) ਕੋਈ ਪ੍ਰੀਖਿਆ ਜਾਂ ਕਿਸੇ ਵੀ ਪ੍ਰੀਖਿਆ ਦਾ ਨਤੀਜਾ ਸਿਰਫ਼ ਇਸ ਕਾਰਨ ਕਰਕੇ ਅਵੈਧ ਘੋਸ਼ਿਤ ਨਹੀਂ ਕੀਤਾ ਜਾਵੇਗਾ ਕਿ ਯੂਨੀਵਰਸਿਟੀ ਦੁਆਰਾ ਪ੍ਰੀਖਿਆਵਾਂ ਦੀ ਅਨੁਸੂਚੀ ਨੂੰ ਨਹੀਂ ਅਪਣਾਇਆ ਗਿਆ।

ਕਨਵੋਕੇਸ਼ਨ।

33. ਯੂਨੀਵਰਸਿਟੀ ਦੀ ਕਨਵੋਕੇਸ਼ਨ ਹਰ ਅਕਾਦਮਿਕ ਸਾਲ ਵਿੱਚ ਡਿਗਰੀਆਂ, ਡਿਪਲੋਮੇ, ਸਰਟੀਫਿਕੇਟਾਂ ਜਾਂ ਕਿਸੇ ਹੋਰ ਅਕਾਦਮਿਕ ਉਪਾਧੀਆਂ ਦੇਣ ਲਈ ਜਾਂ ਕਿਸੇ ਹੋਰ ਪ੍ਰਯੋਜਨ ਲਈ ਅਜਿਹੀ ਵਿਧੀ ਅਨੁਸਾਰ ਕੀਤੀ ਜਾਵੇਗੀ, ਜਿਵੇਂ ਮੁਕੱਰਰ ਕੀਤਾ ਗਿਆ ਹੋਵੇ।

ਸਬੰਧਤ  
ਅਥਾਰਟੀਆਂ  
ਅਤੇ ਬਾਡੀਆਂ  
ਦੇ ਝਗੜੇ।

34. ਜੇਕਰ ਕਿਸੇ ਵਿਅਕਤੀ ਦੇ ਯੂਨੀਵਰਸਿਟੀ ਦੀ ਕਿਸੇ ਅਥਾਰਟੀ ਜਾਂ ਹੋਰ ਬਾਡੀ ਦਾ ਮੈਂਬਰ ਹੋਣ ਸਬੰਧੀ ਉਸਦੀ ਨਿਯੁਕਤੀ ਜਾਂ ਹੱਕ ਦੇ ਸਬੰਧ ਵਿੱਚ ਕੋਈ ਪ੍ਰਸ਼ਨ ਉੱਠਦਾ ਹੈ ਤਾਂ ਅਜਿਹਾ ਪ੍ਰਸ਼ਨ ਚਾਂਸਲਰ ਨੂੰ ਭੇਜਿਆ ਜਾਵੇਗਾ, ਜਿਸ ਤੇ ਉਸਦਾ ਫ਼ੈਸਲਾ ਅੰਤਿਮ ਅਤੇ ਬੰਧਨਕਾਰੀ ਹੋਵੇਗਾ।

ਕਠਨਾਈਆਂ  
ਦੂਰ ਕਰਨ ਦੀ  
ਸ਼ਕਤੀ।

35. ਜੇਕਰ ਇਸ ਐਕਟ ਦੇ ਕਿਸੇ ਉਪਬੰਧਾਂ ਨੂੰ ਪ੍ਰਭਾਵੀ ਬਣਾਉਣ ਵਿੱਚ ਕੋਈ ਕਠਨਾਈ ਪੇਸ਼ ਹੁੰਦੀ ਹੈ ਤਾਂ ਰਾਜ ਸਰਕਾਰ ਚਾਂਸਲਰ ਨਾਲ ਸਲਾਹ-ਮਸ਼ਵਰਾ ਕਰਦੇ ਹੋਏ, ਸਰਕਾਰੀ ਗਜ਼ਟ ਵਿੱਚ ਪ੍ਰਕਾਸ਼ਤ ਹੁਕਮ ਦੁਆਰਾ, ਅਜਿਹੇ ਉਪਬੰਧ ਬਣਾ ਸਕੇਗੀ ਜੋ ਇਸ ਐਕਟ ਦੇ ਉਪਬੰਧਾਂ ਨਾਲ ਅਸੰਗਤ ਨਾ ਹੋਣ ਅਤੇ ਜੋ ਉਸ ਨੂੰ ਅਜਿਹੀ ਕਠਨਾਈ ਨੂੰ ਦੂਰ ਕਰਨ ਲਈ ਜ਼ਰੂਰੀ ਪ੍ਰਤੀਤ ਹੋਣ:

ਬਸ਼ਰਤ ਇਹ ਕਿ ਇਸ ਐਕਟ ਦੇ ਅਰੰਭ ਦੀ ਤਰੀਕ ਤੋਂ ਦੋ ਸਾਲ ਦੀ ਮੁੱਦਤ ਗੁਜ਼ਰਨ ਪਿੱਛੋਂ ਇਸ ਧਾਰਾ ਅਧੀਨ ਕੋਈ ਅਜਿਹਾ ਹੁਕਮ ਨਹੀਂ ਕੀਤਾ ਜਾਵੇਗਾ।

ਨੇਕ-ਨੀਤੀ ਨਾਲ  
ਕੀਤੀ ਕਾਰਵਾਈ  
ਦਾ ਬਚਾਉ।

36. ਇਸ ਐਕਟ, ਪ੍ਰਵਿਧਾਨਾਂ, ਆਰਡੀਨੈਂਸਾਂ ਜਾਂ ਵਿਨਿਯਮਾਂ ਦੇ ਅਨੁਸਰਣ ਵਿੱਚ ਨੇਕ-ਨੀਤੀ ਨਾਲ ਕੀਤੀ ਗਈ ਜਾਂ ਕੀਤੀ ਜਾਣੀ ਚਿਤਵਤ ਕਿਸੇ ਗੱਲ ਲਈ ਯੂਨੀਵਰਸਿਟੀ ਦੇ ਕਿਸੇ ਅਧਿਕਾਰੀ ਜਾਂ ਕਰਮਚਾਰੀ ਦੇ ਵਿਰੁੱਧ ਕੋਈ ਦਾਵਾ ਜਾਂ ਹੋਰ ਕਾਨੂੰਨੀ ਕਾਰਵਾਈ ਨਹੀਂ ਹੋ ਸਕੇਗੀ।

ਅੰਤਰਕਾਲੀ  
ਉਪਬੰਧ।

37. ਇਸ ਐਕਟ ਜਾਂ ਇਸ ਅਧੀਨ ਬਣਾਏ ਗਏ ਪ੍ਰਵਿਧਾਨਾਂ, ਆਰਡੀਨੈਂਸਾਂ ਜਾਂ ਵਿਨਿਯਮਾਂ ਵਿੱਚ ਦਰਜ ਕਿਸੇ ਗੱਲ ਦੇ ਹੁੰਦਿਆਂ ਹੋਇਆਂ ਵੀ, ਫਾਊਂਡੇਸ਼ਨ, ਫੰਡਾਂ ਦੀ ਉਪਲੱਬਧਤਾ ਹੋਣ ਦੇ ਤਾਬੇ, ਇਸ ਐਕਟ, ਪ੍ਰਵਿਧਾਨਾਂ, ਆਰਡੀਨੈਂਸਾਂ ਜਾਂ ਵਿਨਿਯਮਾਂ ਦੇ ਉਪਬੰਧਾਂ ਨੂੰ ਸਿਰੇ ਚਾੜ੍ਹਨ ਦੇ ਪ੍ਰਯੋਜਨਾਂ ਲਈ, ਯੂਨੀਵਰਸਿਟੀ ਦੇ ਸਾਰੇ ਕਾਰਜ ਜਾਂ ਕਿਸੇ ਇੱਕ ਕਾਰਜ ਦਾ ਨਿਸਤਾਰਾ ਕਰ ਸਕਦੀ ਹੈ ਅਤੇ ਉਸ ਪ੍ਰਯੋਜਨ ਲਈ, ਜਦੋਂ ਤੱਕ ਅਜਿਹੀ ਅਥਾਰਟੀ ਹੋਂਦ ਵਿੱਚ ਨਹੀਂ ਆ ਜਾਂਦੀ ਜਾਂ ਕੋਈ ਅਜਿਹਾ ਅਧਿਕਾਰੀ ਨਿਯੁਕਤ ਨਹੀਂ ਹੋ ਜਾਂਦਾ, ਫਾਊਂਡੇਸ਼ਨ ਅਜਿਹੀਆਂ ਸ਼ਕਤੀਆਂ ਦੀ

(ASAR 31, 1947 SAKA)

---

ਵਰਤੋਂ ਕਰ ਸਕਦੀ ਹੈ ਅਤੇ ਅਜਿਹੇ ਕਰਤੱਵਾਂ ਨੂੰ ਨਿਭਾ ਸਕਦੀ ਹੈ ਜਿਹੜੇ ਇਸ ਐਕਟ ਜਾਂ ਅਜਿਹੇ ਪ੍ਰਵਿਧਾਨਾਂ, ਆਰਡੀਨੈਂਸਾਂ ਜਾਂ ਵਿਨਿਯਮਾਂ ਦੁਆਰਾ ਯੂਨੀਵਰਸਿਟੀ ਦੀ ਕਿਸੇ ਅਥਾਰਟੀ ਜਾਂ ਅਫ਼ਸਰ ਦੁਆਰਾ ਨਿਭਾਏ ਜਾਣੇ ਹੁੰਦੇ ਹਨ।

ਮਨਦੀਪ ਪੰਨੂ,

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ,

ਕਾਨੂੰਨੀ ਅਤੇ ਵਿਧਾਨਿਕ ਕਾਰ-ਵਿਹਾਰ ਵਿਭਾਗ।